ਧੰਨ ਗੁਰੂ
ਤੇਗਬਹਾਦਰ ਸਾਹਿਬ ਜੀ



ਧਰਮ ਹੇਤ; ਸਾਕਾ ਜਿਨਿ ਕੀਆ॥ ਸੀਸੁ ਦੀਆ; ਪਰੁ.ਸਿਰਰੁ ਨ ਦੀਆ॥
ਧੰਨ ਵਾਹਿਗੁਰੂ ਧੰਨ ਵਾਹਿਗੁਰੂ ਪਰਮਪੂਜਨੀਕ ਸੱਚੇ ਸਤਿਗੁਰੂ ਵਾਹਿਗੁਰੂ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਧੰਨ ਪਿਆਰੇ ਵਾਹਿਗੁਰੂ ਸਾਹਿਬ ਜੀ ਹਨ! ਜ਼ਾਲਮ ਘੋਰ ਭਿਆਨਕ ਅਤਿਆਚਾਰ ਜ਼ੁਲਮ ਕਰਕੇ, ਹੁਣ ਆਪ ਜੀ ਨੂੰ ਲੋਹੇ ਦੇ ਤੰਗ ਪਿੰਜਰੇ'ਚ ਤਿੱਖੇ ਤੀਰਾਂ ਵਿਚਕਾਰ ਬਿਠਾ ਰਹੇ ਹਨ। ਆਪ ਜੀ ਗੁਰਮੁਖਿ ਨਿਰਲੇਪ ਅਵਸਥਾ'ਚ ਹੁਣ ਵਾਹਿਗੁਰੂ ਵਾਹਿਗੁਰੂ ਜਪ ਜਪਾ ਰਹੇ ਹਨ। ਹੁਣ ਧਰਮ ਦੇ ਪ੍ਰਕਾਸ਼, ਜ਼ੁਲਮ ਦੇ ਨਾਸ ਲਈ ਆਪਣੇ ਸੁੰਦਰ ਸੀਸ ਸਾਹਿਬ ਜੀ ਕੁਰਬਾਨ ਕਰ ਰਹੇ ਹਨ। ਆਪ ਜੀ ਦੇ ਸ਼ਹੀਦ ਹੋਏ ਸੀਸ ਸਾਹਿਬ ਜੀ ਹੁਣ ਦਾਸਨ ਦਾਸੀ ਦੇ ਸਿਰ'ਤੇ ਸਜ ਰਹੇ ਹਨ।

ੴ ਸਤਿਗੁਰ ਪ੍ਰਸਾਦਿ॥ ਸ੍ਰੀ ਵਾਹਿਗੁਰੂ ਜੀ ਕੀ ਫਤਹ॥

ਸੰਖੇਪ ਗੁਰਬੰਸਾਵਲੀ

ਵਾਹਿਗੁਰੂ॥ ਪਰਮਪਵਿੱਤ੍ਰ ਸ਼ੁਭ ਸੱਚਾ ਅਵਤਾਰ:- ਗੁਰੂ ਨਾਨਕ ਸ਼ਾਹੀ ਸੰਮਤ ੧੫੨। ੧੬੭੮ ਬਿ: ਵੈਸਾਖ ਵਦੀ ਪੰਚਮੀ, ਮੰਗਲਵਾਰ, ੧੨ ਅਪ੍ਰੈਲ ੧੬੨੧ ਈ: ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਗੁਰੂ ਕੇ ਮਹਿਲਾਂ ਵਿਖੇ ਅਵਤਾਰ ਧਾਰਿਆ।

ਵਾਹਿਗੁਰੂ॥ ਪਰਮਪੂਜਨੀਕ ਪਿਤਾ ਜੀ:- ਸੱਚੇ ਸਤਿਗੁਰੂ ਮੀਰੀ ਪੀਰੀ ਦੇ ਮਾਲਕ ਸਤਿਗੁਰੂ ਹਰਿਗੋਬਿੰਦ ਸਾਹਿਬ ਜੀ।

ਵਾਹਿਗੁਰੂ॥ ਪਰਮਪੂਜਨੀਕ ਮਾਤਾ ਜੀ:- ਪ੍ਰੇਮਾ ਭਗਤੀ ਦੇ ਅਵਤਾਰ ਗੁਰਮੁਖਿ ਮਾਤਾ ਨਾਨਕੀ ਜੀ।

ਵਾਹਿਗੁਰੂ॥ ਪਰਮਪੂਜਨੀਕ ਗੁਰਮੁਖਿ ਭਾਈ:- ਗੁਰਮੁਖਿ ਸ੍ਰੀ ਬਾਬਾ ਗੁਰਦਿਤਾ ਜੀ, ਗੁਰਮੁਖਿ ਬਾਬਾ ਅਟੱਲ ਜੀ, ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ, ਗੁਰਮੁਖਿ ਬਾਬਾ ਸੂਰਜਮੱਲ ਜੀ, ਗੁਰਮੁਖਿ ਬਾਬਾ ਅਣੀਰਾਏ ਜੀ।

ਵਾਹਿਗੁਰੂ॥ ਪਰਮਪੂਜਨੀਕ ਗੁਰਮੁਖਿ ਭੈਣ ਜੀ:- ਗੁਰਮੁਖਿ ਬੀਬੀ ਵੀਰੋ ਜੀ

ਵਾਹਿਗੁਰੂ॥ ਪਰਮਪੂਜਨੀਕ ਪਿਆਰੇ ਦਾਦਕੇ:- ਚੂਨਾ ਮੰਡੀ ਲਹੌਰ, ਸ੍ਰੀ ਅੰਮ੍ਰਿਤਸਰ ਸਾਹਿਬ ਜੀ।

ਵਾਹਿਗੁਰੂ॥ ਪਰਮਪੂਜਨੀਕ ਪਿਆਰੇ ਨਾਨਕੇ:- ਬਾਬਾ ਬਕਾਲਾ ਸਾਹਿਬ ਜੀ।

ਵਾਹਿਗੁਰੂ॥ ਸ਼ਾਦੀ:- ਗੁਰੂ ਨਾਨਕਸ਼ਾਹੀ ਸੰਮਤ ੧੬੦, ੧੫ ਅੱਸੂ ੧੬੮੬ ਬਿ: ਸ੍ਰੀ ਕਰਤਾਰਪੁਰ ਸਾਹਿਬ ਜੀ ਵਿਖੇ।

ਵਾਹਿਗੁਰੂ॥ ਪਰਮਪੂਜਨੀਕ ਮਹਿਲ:- ਗੁਰਮੁਖਿ ਮਾਤਾ ਗੁਜਰੀ ਕੌਰ ਜੀ।

ਵਾਹਿਗੁਰੂ॥ ਪਰਮਪੂਜਨੀਕ ਸਹੁਰੇ:- ਕਰਤਾਰਪੁਰ ਸਾਹਿਬ।

ਵਾਹਿਗੁਰੂ॥ ਪਰਮਪੂਜਨੀਕ ਸੱਚੇ ਸਤਿਗੁਰੂ ਸਾਹਿਬ ਦੇ ਅਤਿਅੰਤ ਪਿਆਰੇ ਦੁਲਾਰੇ ਸਚਿਆਰੇ ਨਿਆਰੇ ਸਾਹਿਬਜ਼ਾਦੇ ਜੀ:- ਜਾ ਕਉ.ਹਰਿ ਰੰਗੁ ਲਾਗੋ ਇਸੁ ਜੁਗ ਮਹਿ;ਸੋ ਕਹੀਅਤ ਹੈ ਸੂਰਾ॥ ਅਨੁਸਾਰ ਅਨਤ ਕਲਾਵਾਨ ਨਿਰਭੈ ਸੂਰਵੀਰ ਮਹਾਨ ਧੰਨ ਵਾਹਿਗੁਰੂ ਸਤਿਗੁਰੂ ਗੁਰੂ ਗੋਬਿੰਦ ਸਿੰਘ ਸਾਹਿਬ ਖ਼ਾਲਸਾ ਜੀ।

ਵਾਹਿਗੁਰੂ॥ ਗੁਰਤਾ-ਗੱਦੀ:- ਗੁਰੂ ਨਾਨਕਸ਼ਾਹੀ ਸੰਮਤ ੧੯੫ ਤੇ ੧੭੨੧ ਬਿ: ਚੇਤ ਸ਼ੁਦੀ ਚੌਦਸੀ, ੬ ਅਪ੍ਰੈਲ ੧੬੬੪ ਈ: ਸ੍ਰੀ ਬਾਬਾ ਬਕਾਲਾ ਵਿਖੇ ਸ੍ਰੀ ਭੋਰਾ ਸਾਹਿਬ ਜੀ

ਵਾਹਿਗੁਰੂ॥ ਰਾਮ ਸਰੂਪ ਸਤਿਕਾਰ ਯੋਗ ਹਜ਼ੂਰੀ ਪੰਜ ਪਿਆਰੇ:- ੧. ਗੁਰਮੁਖਿ ਸਨਮੁਖ ਦੀਵਾਨ ਭਾਈ ਮਤੀ ਦਾਸ ਜੀ ੨. ਭਾਈ ਸਤੀ ਰਾਮ ਜੀ ੩. ਸ੍ਰੀ ਬਾਬਾ ਗੁਰਦਿਤਾ ਸਾਹਿਬ ਜੀ (ਬ੍ਰਿਧਵੰਸ਼) ੪. ਭਾਈ ਦਿਆਲਾ ਜੀ ੫. ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ)

ਵਾਹਿਗੁਰੂ॥ ਵੈਰਾਗਮਈ ਜੋਤੀ ਜੋਤਿ:- ਤਿਲਕ ਜੰਞੂ ਦੀ ਰੱਖਿਆ ਤੇ ਸ੍ਰਬੱਤ ਦਾ ਭਲਾ ਕਰਕੇ, ਗੁਰੂ ਨਾਨਕਸ਼ਾਹੀ ਸੰਮਤ ੨੦੭, ੧੭੩੨ ਬਿ: ਮੱਘਰ ਸ਼ੁਦੀ ਪੰਚਮੀ, ੧੯ ਦਸੰਬਰ ੧੬੭੫ ਈ: ਨੂੰ ਦਿਨੇ ੧੨ ਵਜੇ ਤੋਂ ਡੇਢ ਘੜੀ ਪਿੱਛੋ, ਚਾਂਦਨੀ ਚੌਂਕ ਵਿਖੇ, ਧਰਮ ਹੇਤ ਸੀਸ ਦਿਤਾ। ਯਥਾ:- ਧਰਮ ਹੇਤ; ਸਾਕਾ ਜਿਨਿ ਕੀਆ॥ ਸੀਸੁ ਦੀਆ; ਪਰੁ ਸਿਰਰੁ ਨ ਦੀਆ॥

ਵਾਹਿਗੁਰੂ॥ ਕੁੱਲ ਆਯੂ:- ਤਕਰੀਬਨ ੫੪ ਸਾਲ ੮ ਮਹੀਨੇ ੮ ਦਿਨ।

ਵਾਹਿਗੁਰੂ॥ ਗੁਰਤਾ ਕੀਤੀ:- ਤਕਰੀਬਨ ੧੨ ਸਾਲ ੮ ਮਹੀਨੇ ੧੪ ਦਿਨ।

ਪਰਮਪੂਜਨੀਕ ਸੱਚੇ ਸਤਿਗੁਰੂ ਸਾਹਿਬ ਮਹੱਲੇ ਨੌਵੇਂ ਸਾਹਿਬ ਜੀ ਨੇ, ਚੌਦਾਂ ਰਾਗਾਂ 'ਚ ਗੁਰਬਾਣੀ ਜੀ ਉਚਾਰੇ ਹਨ:- ਗਉੜੀ, ਆਸਾ, ਦੇਵਗੰਧਾਰੀ, ਬਿਹਾਗੜਾ, ਸੋਰਠਿ ਧਨਾਸਰੀ ਜੈਤਸਰੀ ਟੋਡੀ ਤਿਲੰਗ ਬਿਲਾਵਲੁ ਰਾਮਕਲੀ ਮਾਰੂ ਬਸੰਤੁ ਸਾਰੰਗ ਜੈਜਾਵੰਤੀ, ਸਲੋਕ ਵਾਰਾਂ ਤੇ ਵਧੀਕ। ਦੁਪਦੇ ਪੈਂਤੀ,ਤਿਪਦੇ ਸਤਾਰਾਂ ਚਉਪਦੇ ਚਾਰ,ਕਾਫ਼ੀਆਂ ਦੇ ਦੁਪਦੇ ਦੋ,ਕਾਫੀਆਂ ਤਿਪਦਾ ਇੱਕ, ਭੋਗ ਦੇ ਸਲੋਕ ਸਤਵੰਜਾ। ਕੁੱਲ ਇੱਕ ਸੌ ਸੋਲ਼ਾਂ।

ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਮਹਲਾ ੯ ॥
ਸਾਧੋ; ਮਨ ਕਾ ਮਾਨੁ ਤਿਆਗਉ ॥
ਕਾਮ ਕ੍ਰੋਧੁ. ਸੰਗਤਿ ਦੁਰਜਨ ਕੀ; ਤਾ ਤੇ ਅਹਿਨਿਸਿ ਭਾਗਉ ॥੧॥ ਰਹਾਉ ॥
ਸੁਖੁ ਦੁਖੁ ਦੋਨੋ. ਸਮ ਕਰਿ ਜਾਨੈ; ਅਉਰੁ ਮਾਨੁ ਅਪਮਾਨਾ ॥
ਹਰਖ ਸੋਗ ਤੇ. ਰਹੈ ਅਤੀਤਾ; ਤਿਨਿ ਜਗਿ ਤਤੁ ਪਛਾਨਾ ॥੧॥
ਉਸਤਤਿ ਨਿੰਦਾ ਦੋਊ ਤਿਆਗੈ; ਖੋਜੈ ਪਦੁ ਨਿਰਬਾਨਾ ॥
ਜਨ ਨਾਨਕ. ਇਹੁ ਖੇਲੁ ਕਠਨੁ ਹੈ; ਕਿਨਹੂੰ ਗੁਰਮੁਖਿ ਜਾਨਾ ॥੨॥੧॥

ਗਉੜੀ ਮਹਲਾ ੯ ॥
ਸਾਧੋ; ਰਚਨਾ ਰਾਮ ਬਨਾਈ ॥
ਇਕਿ ਬਿਨਸੈ. ਇਕ ਅਸਥਿਰੁ ਮਾਨੈ; ਅਚਰਜੁ. ਲਖਿਓ ਨ ਜਾਈ ॥੧॥ ਰਹਾਉ ॥
ਕਾਮ ਕ੍ਰੋਧ ਮੋਹ ਬਸਿ ਪ੍ਰਾਨੀ; ਹਰਿ ਮੂਰਤਿ ਬਿਸਰਾਈ ॥
ਝੂਠਾ ਤਨੁ. ਸਾਚਾ ਕਰਿ ਮਾਨਿਓ; ਜਿਉ ਸੁਪਨਾ ਰੈਨਾਈ ॥੧॥
ਜੋ ਦੀਸੈ ਸੋ ਸਗਲ ਬਿਨਾਸੈ; ਜਿਉ ਬਾਦਰ ਕੀ ਛਾਈ ॥
ਜਨ ਨਾਨਕ. ਜਗੁ ਜਾਨਿਓ ਮਿਥਿਆ; ਰਹਿਓ ਰਾਮ ਸਰਨਾਈ ॥੨॥੨॥

ਗਉੜੀ ਮਹਲਾ ੯ ॥
ਪ੍ਰਾਨੀ ਕਉ; ਹਰਿ ਜਸੁ. ਮਨਿ ਨਹੀ ਆਵੈ ॥
ਅਹਿਨਿਸਿ ਮਗਨੁ ਰਹੈ ਮਾਇਆ ਮੈ; ਕਹੁ ਕੈਸੇ ਗੁਨ ਗਾਵੈ ॥੧॥ ਰਹਾਉ ॥
ਪੂਤ ਮੀਤ ਮਾਇਆ ਮਮਤਾ ਸਿਉ; ਇਹ ਬਿਧਿ ਆਪੁ ਬੰਧਾਵੈ ॥
ਮ੍ਰਿਗ ਤ੍ਰਿਸਨਾ ਜਿਉ, ਝੂਠੋ ਇਹ ਜਗ; ਦੇਖਿ ਤਾਸਿ. ਉਠਿ ਧਾਵੈ ॥੧॥
ਭੁਗਤਿ ਮੁਕਤਿ ਕਾ ਕਾਰਨੁ ਸੁਆਮੀ; ਮੂੜ ਤਾਹਿ ਬਿਸਰਾਵੈ ॥
ਜਨ ਨਾਨਕ. ਕੋਟਨ ਮੈ ਕੋਊ; ਭਜਨੁ ਰਾਮ ਕੋ ਪਾਵੈ ॥੨॥੩॥

ਗਉੜੀ ਮਹਲਾ ੯ ॥
ਸਾਧੋ; ਇਹੁ ਮਨੁ ਗਹਿਓ. ਨ ਜਾਈ ॥

ਚੰਚਲ ਤ੍ਰਿਸਨਾ ਸੰਗਿ ਬਸਤੁ ਹੈ; ਯਾ ਤੇ. ਥਿਰੁ ਨ ਰਹਾਈ ॥੧॥ ਰਹਾਉ ॥
ਕਠਨ ਕਰੋਧ. ਘਟ ਹੀ ਕੇ ਭੀਤਰਿ; ਜਿਹ ਸੁਧਿ ਸਭ ਬਿਸਰਾਈ ॥
ਰਤਨੁ ਗਿਆਨੁ. ਸਭ ਕੋ ਹਿਰਿ ਲੀਨਾ; ਤਾ ਸਿਉ. ਕਛੁ ਨ ਬਸਾਈ ॥੧॥
ਜੋਗੀ ਜਤਨ ਕਰਤ ਸਭਿ ਹਾਰੇ; ਗੁਨੀ ਰਹੇ ਗੁਨ ਗਾਈ ॥
ਜਨ ਨਾਨਕ. ਹਰਿ ਭਏ ਦਇਆਲਾ; ਤਉ ਸਭ ਬਿਧਿ ਬਨਿ ਆਈ ॥੨॥੪॥

ਗਉੜੀ ਮਹਲਾ ੯ ॥
ਸਾਧੋ; ਗੋਬਿੰਦ ਕੇ ਗੁਨ ਗਾਵਉ ॥
ਮਾਨਸ ਜਨਮੁ ਅਮੋਲਕੁ ਪਾਇਓ; ਬਿਰਥਾ ਕਾਹਿ ਗਵਾਵਉ ॥੧॥ ਰਹਾਉ ॥
ਪਤਿਤ. ਪੁਨੀਤ ਦੀਨ ਬੰਧ ਹਰਿ; ਸਰਨਿ ਤਾਹਿ ਤੁਮ ਆਵਉ ॥
ਗਜ ਕੋ ਤ੍ਰਾਸੁ ਮਿਟਿਓ ਜਿਹ ਸਿਮਰਤ; ਤੁਮ ਕਾਹੇ ਬਿਸਰਾਵਉ ॥੧॥
ਤਜਿ ਅਭਿਮਾਨੁ ਮੋਹ ਮਾਇਆ; ਫੁਨਿ ਭਜਨ ਰਾਮ ਚਿਤੁ ਲਾਵਉ ॥
ਨਾਨਕ ਕਹਤ. ਮੁਕਤਿ ਪੰਥ ਇਹੁ; ਗੁਰਮੁਖਿ ਹੋਇ ਤੁਮ ਪਾਵਉ ॥੨॥੫॥

ਗਉੜੀ ਮਹਲਾ ੯ ॥
ਕੋਊ ਮਾਈ; ਭੂਲਿਓ ਮਨੁ ਸਮਝਾਵੈ ॥
ਬੇਦ ਪੁਰਾਨ. ਸਾਧ ਮਗ ਸੁਨਿ ਕਰਿ; ਨਿਮਖ. ਨ ਹਰਿ ਗੁਨ ਗਾਵੈ ॥੧॥ ਰਹਾਉ ॥
ਦੁਰਲਭ ਦੇਹ ਪਾਇ ਮਾਨਸ ਕੀ; ਬਿਰਥਾ ਜਨਮੁ ਸਿਰਾਵੈ ॥
ਮਾਇਆ ਮੋਹ, ਮਹਾ ਸੰਕਟ ਬਨ; ਤਾ ਸਿਉ ਰੁਚ ਉਪਜਾਵੈ ॥੧॥
ਅੰਤਰਿ ਬਾਹਰਿ ਸਦਾ ਸੰਗਿ ਪ੍ਰਭੁ; ਤਾ ਸਿਉ. ਨੇਹੁ ਨ ਲਾਵੈ ॥
ਨਾਨਕ. ਮੁਕਤਿ ਤਾਹਿ ਤੁਮ ਮਾਨਹੁ; ਜਿਹ ਘਟਿ ਰਾਮੁ ਸਮਾਵੈ ॥੨॥੬॥

ਗਉੜੀ ਮਹਲਾ ੯ ॥
ਸਾਧੋ; ਰਾਮ ਸਰਨਿ ਬਿਸਰਾਮਾ ॥
ਬੇਦ ਪੁਰਾਨ ਪੜੇ ਕੋ ਇਹ ਗੁਨ; ਸਿਮਰੇ ਹਰਿ ਕੋ ਨਾਮਾ ॥੧॥ ਰਹਾਉ ॥
ਲੋਭ ਮੋਹ. ਮਾਇਆ ਮਮਤਾ ਫੁਨਿ; ਅਉ ਬਿਖਿਅਨ ਕੀ ਸੇਵਾ ॥
ਹਰਖ ਸੋਗ ਪਰਸੈ ਜਿਹ ਨਾਹਨਿ; ਸੋ ਮੂਰਤਿ ਹੈ ਦੇਵਾ ॥੧॥
ਸੁਰਗ ਨਰਕ. ਅੰਮ੍ਰਿਤ ਬਿਖੁ, ਏ ਸਭ; ਤਿਉ ਕੰਚਨ ਅਰੁ ਪੈਸਾ ॥
ਉਸਤਤਿ ਨਿੰਦਾ. ਏ ਸਮ ਜਾ ਕੈ; ਲੋਭੁ ਮੋਹੁ ਫੁਨਿ ਤੈਸਾ ॥੨॥
ਦੁਖੁ ਸੁਖੁ. ਏ ਬਾਧੇ ਜਿਹ ਨਾਹਨਿ; ਤਿਹ ਤੁਮ ਜਾਨਹੁ ਗਿਆਨੀ ॥
ਨਾਨਕ. ਮੁਕਤਿ ਤਾਹਿ ਤੁਮ ਮਾਨਉ; ਇਹ ਬਿਧਿ ਕੋ ਜੋ ਪ੍ਰਾਨੀ ॥੩॥੭॥

ਗਉੜੀ ਮਹਲਾ ੯ ॥
ਮਨ ਰੇ; ਕਹਾ ਭਇਓ ਤੈ ਬਉਰਾ ॥
ਅਹਿਨਿਸਿ ਅਉਧ ਘਟੈ. ਨਹੀ ਜਾਨੈ; ਭਇਓ ਲੋਭ ਸੰਗਿ ਹਉਰਾ ॥੧॥ ਰਹਾਉ ॥
ਜੋ ਤਨੁ ਤੈ ਅਪਨੋ ਕਰਿ ਮਾਨਿਓ; ਅਰੁ ਸੁੰਦਰ ਗ੍ਰਿਹ ਨਾਰੀ ॥
ਇਨ ਮੈਂ. ਕਛੁ ਤੇਰੋ ਰੇ ਨਾਹਨਿ; ਦੇਖੋ ਸੋਚ ਬਿਚਾਰੀ ॥੧॥
ਰਤਨ ਜਨਮੁ ਅਪਨੋ. ਤੈ ਹਾਰਿਓ; ਗੋਬਿੰਦ ਗਤਿ. ਨਹੀ ਜਾਨੀ ॥
ਨਿਮਖ. ਨ ਲੀਨ ਭਇਓ ਚਰਨਨ ਸਿੰਉ; ਬਿਰਥਾ ਅਉਧ ਸਿਰਾਨੀ ॥੨॥
ਕਹੁ ਨਾਨਕ. ਸੋਈ ਨਰੁ ਸੁਖੀਆ; ਰਾਮ ਨਾਮ ਗੁਨ ਗਾਵੈ ॥
ਅਉਰ ਸਗਲ ਜਗੁ ਮਾਇਆ ਮੋਹਿਆ; ਨਿਰਭੈ ਪਦੁ. ਨਹੀ ਪਾਵੈ ॥੩॥੮॥

ਗਉੜੀ ਮਹਲਾ ੯ ॥
ਨਰ; ਅਚੇਤ ਪਾਪ ਤੇ ਡਰੁ ਰੇ ॥
ਦੀਨ ਦਇਆਲ ਸਗਲ ਭੈ ਭੰਜਨ; ਸਰਨਿ ਤਾਹਿ ਤੁਮ ਪਰੁ ਰੇ ॥੧॥ ਰਹਾਉ ॥
ਬੇਦ ਪੁਰਾਨ ਜਾਸ ਗੁਨ ਗਾਵਤ; ਤਾ ਕੋ ਨਾਮੁ. ਹੀਐ ਮੋ ਧਰੁ ਰੇ ॥
ਪਾਵਨ ਨਾਮੁ. ਜਗਤਿ ਮੈ ਹਰਿ ਕੋ; ਸਿਮਰਿ ਸਿਮਰਿ. ਕਸਮਲ ਸਭ ਹਰੁ ਰੇ ॥੧॥
ਮਾਨਸ ਦੇਹ. ਬਹੁਰਿ ਨਹ ਪਾਵੈ; ਕਛੂ ਉਪਾਉ ਮੁਕਤਿ ਕਾ ਕਰੁ ਰੇ ॥
ਨਾਨਕ ਕਹਤ. ਗਾਇ ਕਰੁਨਾਮੈ; ਭਵ ਸਾਗਰ ਕੈ ਪਾਰਿ ਉਤਰੁ ਰੇ ॥੨॥੯॥੨੫੧॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੯ ॥
ਬਿਰਥਾ ਕਹਉ; ਕਉਨ ਸਿਉ. ਮਨ ਕੀ ॥
ਲੋਭਿ ਗ੍ਰਸਿਓ ਦਸ ਹੂ ਦਿਸ ਧਾਵਤ; ਆਸਾ ਲਾਗਿਓ ਧਨ ਕੀ ॥੧॥ ਰਹਾਉ ॥
ਸੁਖ ਕੈ ਹੇਤਿ. ਬਹੁਤੁ ਦੁਖੁ ਪਾਵਤ; ਸੇਵ ਕਰਤ. ਜਨ ਜਨ ਕੀ ॥
ਦੁਆਰਹਿ ਦੁਆਰਿ. ਸੁਆਨ ਜਿਉ ਡੋਲਤ; ਨਹ ਸੁਧ. ਰਾਮ ਭਜਨ ਕੀ ॥੧॥
ਮਾਨਸ ਜਨਮ. ਅਕਾਰਥ ਖੋਵਤ; ਲਾਜ ਨ. ਲੋਕ ਹਸਨ ਕੀ ॥
ਨਾਨਕ. ਹਰਿ ਜਸੁ. ਕਿਉ ਨਹੀ ਗਾਵਤ; ਕੁਮਤਿ ਬਿਨਾਸੈ ਤਨ ਕੀ ॥੨॥੧॥੨੩੩॥

ੴ ਸਤਿਗੁਰ ਪ੍ਰਸਾਦਿ ॥ਰਾਗੁ ਦੇਵਗੰਧਾਰੀ ਮਹਲਾ ੯ ॥
ਯਹ ਮਨੁ; ਨੈਕ. ਨ ਕਹਿਓ ਕਰੈ ॥
ਸੀਖ ਸਿਖਾਇ ਰਹਿਓ ਅਪਨੀ ਸੀ; ਦੁਰਮਤਿ ਤੇ. ਨ ਟਰੈ ॥੧॥ ਰਹਾਉ ॥
ਮਦਿ ਮਾਇਆ ਕੈ. ਭਇਓ ਬਾਵਰੋ; ਹਰਿ ਜਸੁ. ਨਹਿ ਉਚਰੈ ॥
ਕਰਿ ਪਰਪੰਚੁ ਜਗਤ ਕਉ ਡਹਕੈ; ਅਪਨੋ ਉਦਰੁ ਭਰੈ ॥੧॥
ਸੁਆਨ ਪੂਛ. ਜਿਉ ਹੋਇ ਨ, ਸੂਧੋ; ਕਹਿਓ. ਨ ਕਾਨ ਧਰੈ ॥

ਕਹੁ ਨਾਨਕ. ਭਜੁ ਰਾਮ ਨਾਮ ਨਿਤ; ਜਾ ਤੇ ਕਾਜੁ ਸਰੈ ॥੨॥੧॥

ਦੇਵਗੰਧਾਰੀ ਮਹਲਾ ੯ ॥
ਸਭ ਕਿਛੁ; ਜੀਵਤ ਕੋ ਬਿਵਹਾਰ ॥
ਮਾਤ ਪਿਤਾ ਭਾਈ ਸੁਤ ਬੰਧਪ; ਅਰੁ ਫੁਨਿ ਗ੍ਰਿਹ ਕੀ ਨਾਰਿ ॥੧॥ ਰਹਾਉ ॥
ਤਨ ਤੇ ਪ੍ਰਾਨ ਹੋਤ ਜਬ ਨਿਆਰੇ; ਟੇਰਤ ਪ੍ਰੇਤਿ ਪੁਕਾਰਿ ॥
ਆਧ ਘਰੀ. ਕੋਊ ਨਹਿ ਰਾਖੈ; ਘਰਿ ਤੇ. ਦੇਤ ਨਿਕਾਰਿ ॥੧॥
ਮ੍ਰਿਗ ਤ੍ਰਿਸਨਾ ਜਿਉ. ਜਗ ਰਚਨਾ ਯਹ; ਦੇਖਹੁ ਰਿਦੈ ਬਿਚਾਰਿ ॥
ਕਹੁ ਨਾਨਕ. ਭਜੁ ਰਾਮ ਨਾਮ ਨਿਤ; ਜਾ ਤੇ ਹੋਤ ਉਧਾਰ ॥੨॥੨॥

ਦੇਵਗੰਧਾਰੀ ਮਹਲਾ ੯ ॥
ਜਗਤ ਮੈ; ਝੂਠੀ ਦੇਖੀ ਪ੍ਰੀਤਿ ॥
ਅਪਨੇ ਹੀ ਸੁਖ ਸਿਉ ਸਭ ਲਾਗੇ; ਕਿਆ ਦਾਰਾ ਕਿਆ ਮੀਤ ॥੧॥ ਰਹਾਉ ॥
ਮੇਰਉ ਮੇਰਉ ਸਭੈ ਕਹਤ ਹੈ; ਹਿਤ ਸਿਉ ਬਾਧਿਓ ਚੀਤ ॥
ਅੰਤਿ ਕਾਲਿ ਸੰਗੀ. ਨਹ ਕੋਊ; ਇਹ ਅਚਰਜ ਹੈ ਰੀਤਿ ॥੧॥
ਮਨ ਮੂਰਖ. ਅਜਹੂ ਨਹ ਸਮਝਤ; ਸਿਖ ਦੈ ਹਾਰਿਓ ਨੀਤ ॥
ਨਾਨਕ. ਭਉਜਲੁ ਪਾਰਿ ਪਰੈ; ਜਉ ਗਾਵੈ ਪ੍ਰਭ ਕੇ ਗੀਤ ॥੨॥੩॥੬॥੩੮॥੪੭॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਬਿਹਾਗੜਾ ਮਹਲਾ ੯ ॥
ਹਰਿ ਕੀ ਗਤਿ; ਨਹਿ ਕੋਊ ਜਾਨੈ ॥
ਜੋਗੀ ਜਤੀ ਤਪੀ ਪਚਿ ਹਾਰੇ; ਅਰੁ ਬਹੁ ਲੋਗ ਸਿਆਨੇ ॥੧॥ ਰਹਾਉ ॥
ਛਿਨ ਮਹਿ ਰਾਉ. ਰੰਕ ਕਉ ਕਰਈ; ਰਾਉ. ਰੰਕ ਕਰਿ ਡਾਰੇ ॥
ਰੀਤੇ ਭਰੇ. ਭਰੇ ਸਖਨਾਵੈ; ਯਹ ਤਾ ਕੋ ਬਿਵਹਾਰੇ ॥੧॥
ਅਪਨੀ ਮਾਇਆ. ਆਪਿ ਪਸਾਰੀ; ਆਪਹਿ ਦੇਖਨਹਾਰਾ ॥
ਨਾਨਾ ਰੂਪੁ ਧਰੇ ਬਹੁ ਰੰਗੀ; ਸਭ ਤੇ ਰਹੈ ਨਿਆਰਾ ॥੨॥
ਅਗਨਤ ਅਪਾਰੁ ਅਲਖ ਨਿਰੰਜਨ; ਜਿਹ ਸਭ ਜਗੁ ਭਰਮਾਇਓ ॥
ਸਗਲ ਭਰਮ ਤਜਿ. ਨਾਨਕ ਪ੍ਰਾਣੀ; ਚਰਨਿ ਤਾਹਿ ਚਿਤੁ ਲਾਇਓ ॥੩॥੧॥੨॥

ਸੋਰਠਿ ਮਹਲਾ ੯
ੴ ਸਤਿਗੁਰ ਪ੍ਰਸਾਦਿ ॥
ਰੇ ਮਨ; ਰਾਮ ਸਿਉ ਕਰਿ ਪ੍ਰੀਤਿ ॥
ਸ੍ਰਵਨ ਗੋਬਿੰਦ ਗੁਨੁ ਸੁਨਉ; ਅਰੁ ਗਾਉ ਰਸਨਾ ਗੀਤਿ ॥੧॥ ਰਹਾਉ ॥

ਕਰਿ ਸਾਧਸੰਗਤਿ ਸਿਮਰੁ ਮਾਧੋ; ਹੋਹਿ. ਪਤਿਤ, ਪੁਨੀਤ ॥
ਕਾਲੁ. ਬਿਆਲੁ ਜਿਉ ਪਰਿਓ ਡੋਲੈ; ਮੁਖੁ ਪਸਾਰੇ ਮੀਤ ॥੧॥
ਆਜੁ ਕਾਲਿ ਫੁਨਿ ਤੋਹਿ ਗ੍ਰਸਿ ਹੈ; ਸਮਝਿ ਰਾਖਉ ਚੀਤਿ ॥
ਕਹੈ ਨਾਨਕੁ. ਰਾਮੁ ਭਜਿ ਲੈ; ਜਾਤੁ ਅਉਸਰੁ ਬੀਤ ॥੨॥੧॥

ਸੋਰਠਿ ਮਹਲਾ ੯ ॥
ਮਨ ਕੀ. ਮਨ ਹੀ ਮਾਹਿ ਰਹੀ ॥
ਨਾ ਹਰਿ ਭਜੇ. ਨ ਤੀਰਥ ਸੇਵੇ; ਚੋਟੀ ਕਾਲਿ ਗਹੀ ॥੧ ॥ ਰਹਾਉ ॥
ਦਾਰਾ ਮੀਤ ਪੂਤ ਰਥ ਸੰਪਤਿ; ਧਨ ਪੂਰਨ ਸਭੁ ਮਹੀ ॥
ਅਵਰ ਸਗਲ ਮਿਥਿਆ ਏ ਜਾਨਉ; ਭਜਨੁ ਰਾਮੁ ਕੋ ਸਹੀ ॥੧॥
ਫਿਰਤ ਫਿਰਤ ਬਹੁਤੇ ਜੁਗ ਹਾਰਿਓ; ਮਾਨਸ ਦੇਹ ਲਹੀ ॥
ਨਾਨਕ ਕਹਤ. ਮਿਲਨ ਕੀ ਬਰੀਆ; ਸਿਮਰਤ ਕਹਾ ਨਹੀ ॥੨॥੨॥

ਸੋਰਠਿ ਮਹਲਾ ੯ ॥
ਮਨ ਰੇ; ਕਉਨੁ ਕੁਮਤਿ ਤੈ ਲੀਨੀ ॥
ਪਰ ਦਾਰਾ ਨਿੰਦਿਆ ਰਸ ਰਚਿਓ; ਰਾਮ ਭਗਤਿ. ਨਹਿ ਕੀਨੀ ॥੧॥ ਰਹਾਉ ॥
ਮੁਕਤਿ ਪੰਥੁ. ਜਾਨਿਓ ਤੈ ਨਾਹਨਿ; ਧਨ ਜੋਰਨ ਕਉ ਧਾਇਆ ॥
ਅੰਤਿ. ਸੰਗ ਕਾਹੂ ਨਹੀ ਦੀਨਾ; ਬਿਰਥਾ ਆਪੁ ਬੰਧਾਇਆ ॥੧॥
ਨਾ ਹਰਿ ਭਜਿਓ. ਨ ਗੁਰ ਜਨੁ ਸੇਵਿਓ; ਨਹ ਉਪਜਿਓ. ਕਛੁ ਗਿਆਨਾ ॥
ਘਟ ਹੀ ਮਾਹਿ ਨਿਰੰਜਨੁ ਤੇਰੈ; ਤੈ ਖੋਜਤ ਉਦਿਆਨਾ ॥੨॥
ਬਹੁਤੁ ਜਨਮ ਭਰਮਤ ਤੈ ਹਾਰਿਓ; ਅਸਥਿਰ ਮਤਿ. ਨਹੀ ਪਾਈ ॥
ਮਾਨਸ ਦੇਹ ਪਾਇ. ਪਦ ਹਰਿ ਭਜੁ; ਨਾਨਕ. ਬਾਤ ਬਤਾਈ ॥੩॥੩॥

ਸੋਰਠਿ ਮਹਲਾ ੯ ॥
ਮਨ ਰੇ; ਪ੍ਰਭ ਕੀ ਸਰਨਿ ਬਿਚਾਰੋ ॥
ਜਿਹ ਸਿਮਰਤ. ਗਨਕਾ ਸੀ ਉਧਰੀ; ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥
ਅਟਲ ਭਇਓ ਧ੍ਰੂਅ. ਜਾ ਕੈ ਸਿਮਰਨਿ; ਅਰੁ ਨਿਰਭੈ ਪਦੁ ਪਾਇਆ ॥
ਦੁਖ ਹਰਤਾ ਇਹ ਬਿਧਿ ਕੋ ਸੁਆਮੀ; ਤੈ. ਕਾਹੇ ਬਿਸਰਾਇਆ ॥੧॥
ਜਬ ਹੀ ਸਰਨਿ ਗਹੀ ਕਿਰਪਾਨਿਧਿ; ਗਜ ਗਰਾਹ ਤੇ ਛੂਟਾ ॥
ਮਹਮਾ ਨਾਮ. ਕਹਾ ਲਉ ਬਰਨਉ; ਰਾਮ ਕਹਤ. ਬੰਧਨ ਤਿਹ ਤੂਟਾ ॥੨॥
ਅਜਾਮਲੁ ਪਾਪੀ. ਜਗੁ ਜਾਨੇ; ਨਿਮਖ ਮਾਹਿ ਨਿਸਤਾਰਾ ॥
ਨਾਨਕ ਕਹਤ. ਚੇਤ ਚਿੰਤਾਮਨਿ; ਤੈ ਭੀ ਉਤਰਹਿ ਪਾਰਾ ॥੩॥੪॥

ਸੋਰਠਿ ਮਹਲਾ ੯ ॥
ਪ੍ਰਾਨੀ; ਕਉਨੁ ਉਪਾਉ ਕਰੈ ॥
ਜਾ ਤੇ. ਭਗਤਿ ਰਾਮ ਕੀ ਪਾਵੈ; ਜਮ ਕੋ ਤ੍ਰਾਸੁ ਹਰੈ ॥੧॥ ਰਹਾਉ ॥
ਕਉਨੁ ਕਰਮ. ਬਿਦਿਆ ਕਹੁ ਕੈਸੀ; ਧਰਮੁ ਕਉਨੁ ਫੁਨਿ ਕਰਈ ॥
ਕਉਨੁ ਨਾਮੁ. ਗੁਰ ਜਾ ਕੈ ਸਿਮਰੈ; ਭਵ ਸਾਗਰ ਕਉ ਤਰਈ ॥੧॥
ਕਲ ਮੈ. ਏਕੁ ਨਾਮੁ ਕਿਰਪਾਨਿਧਿ; ਜਾਹਿ ਜਪੈ ਗਤਿ ਪਾਵੈ ॥
ਅਉਰ ਧਰਮ. ਤਾ ਕੈ ਸਮ ਨਾਹਨਿ; ਇਹ ਬਿਧਿ ਬੇਦੁ ਬਤਾਵੈ ॥੨॥
ਸੁਖੁ ਦੁਖੁ ਰਹਤ ਸਦਾ ਨਿਰਲੇਪੀ; ਜਾ ਕਉ ਕਹਤ ਗੁਸਾਈ ॥
ਸੋ ਤੁਮ ਹੀ ਮਹਿ ਬਸੈ ਨਿਰੰਤਰਿ; ਨਾਨਕ. ਦਰਪਨਿ ਨਿਆਈ ॥੩॥੫॥

ਸੋਰਠਿ ਮਹਲਾ ੯ ॥
ਮਾਈ; ਮੈ. ਕਿਹਿ ਬਿਧਿ ਲਖਉ ਗੁਸਾਈ ॥
ਮਹਾ ਮੋਹ ਅਗਿਆਨਿ ਤਿਮਰਿ; ਮੋ ਮਨੁ ਰਹਿਓ ਉਰਝਾਈ ॥੧॥ ਰਹਾਉ ॥
ਸਗਲ ਜਨਮ. ਭਰਮ ਹੀ ਭਰਮ ਖੋਇਓ; ਨਹ ਅਸਥਿਰੁ ਮਤਿ ਪਾਈ ॥
ਬਿਖਿਆਸਕਤ ਰਹਿਓ ਨਿਸ ਬਾਸੁਰ; ਨਹ ਛੂਟੀ ਅਧਮਾਈ ॥੧॥
ਸਾਧਸੰਗੁ ਕਬਹੂ. ਨਹੀ ਕੀਨਾ; ਨਹ ਕੀਰਤਿ ਪ੍ਰਭ ਗਾਈ ॥
ਜਨ ਨਾਨਕ. ਮੈ ਨਾਹਿ ਕੋਊ ਗੁਨੁ; ਰਾਖਿ ਲੇਹੁ ਸਰਨਾਈ ॥੨॥੬॥

ਸੋਰਠਿ ਮਹਲਾ ੯ ॥
ਮਾਈ. ਮਨੁ ਮੇਰੋ ਬਸਿ ਨਾਹਿ ॥
ਨਿਸ ਬਾਸੁਰ ਬਿਖਿਅਨ ਕਉ ਧਾਵਤ; ਕਿਹਿ ਬਿਧਿ ਰੋਕਉ ਤਾਹਿ ॥੧॥ ਰਹਾਉ ॥
ਬੇਦ ਪੁਰਾਨ ਸਿਮ੍ਰਿਤਿ ਕੇ ਮਤ ਸੁਨਿ; ਨਿਮਖ. ਨ ਹੀਏ ਬਸਾਵੈ ॥
ਪਰ ਧਨ ਪਰ ਦਾਰਾ ਸਿਉ ਰਚਿਓ; ਬਿਰਥਾ ਜਨਮੁ ਸਿਰਾਵੈ ॥੧॥
ਮਦਿ ਮਾਇਆ ਕੈ ਭਇਓ ਬਾਵਰੋ; ਸੂਝਤ ਨਹ. ਕਛੁ ਗਿਆਨਾ ॥
ਘਟ ਹੀ ਭੀਤਰਿ. ਬਸਤ ਨਿਰੰਜਨੁ; ਤਾ ਕੋ ਮਰਮੁ. ਨ ਜਾਨਾ ॥੨॥
ਜਬ ਹੀ ਸਰਨਿ. ਸਾਧ ਕੀ ਆਇਓ; ਦੁਰਮਤਿ ਸਗਲ ਬਿਨਾਸੀ ॥
ਤਬ ਨਾਨਕ. ਚੇਤਿਓ ਚਿੰਤਾਮਨਿ; ਕਾਟੀ ਜਮ ਕੀ ਫਾਸੀ ॥੩॥੭॥

ਸੋਰਠਿ ਮਹਲਾ ੯ ॥
ਰੇ ਨਰ; ਇਹ ਸਾਚੀ ਜੀਅ ਧਾਰਿ ॥
ਸਗਲ ਜਗਤੁ ਹੈ ਜੈਸੇ ਸੁਪਨਾ; ਬਿਨਸਤ. ਲਗਤ ਨ ਬਾਰ ॥੧॥ ਰਹਾਉ ॥

ਬਾਰੂ ਭੀਤਿ ਬਨਾਈ ਰਚਿ ਪਚਿ; ਰਹਤ ਨਹੀ ਦਿਨ ਚਾਰਿ ॥
ਤੈਸੇ ਹੀ ਇਹ ਸੁਖ ਮਾਇਆ ਕੇ; ਉਰਝਿਓ ਕਹਾ ਗਵਾਰ ॥੧॥
ਅਜਹੂ ਸਮਝਿ. ਕਛੁ ਬਿਗਰਿਓ ਨਾਹਿਨਿ; ਭਜਿ ਲੇ ਨਾਮੁ ਮੁਰਾਰਿ ॥
ਕਹੁ ਨਾਨਕ. ਨਿਜ ਮਤੁ ਸਾਧਨ ਕਉ; ਭਾਖਿਓ ਤੋਹਿ ਪੁਕਾਰਿ ॥੨॥੮॥

ਸੋਰਠਿ ਮਹਲਾ ੯ ॥
ਇਹ ਜਗਿ ਮੀਤੁ; ਨ ਦੇਖਿਓ ਕੋਈ ॥
ਸਗਲ ਜਗਤੁ ਅਪਨੈ ਸੁਖ ਲਾਗਿਓ; ਦੁਖ ਮੈ ਸੰਗਿ. ਨ ਹੋਈ ॥੧॥ ਰਹਾਉ ॥
ਦਾਰਾ ਮੀਤ ਪੂਤ ਸਨਬੰਧੀ; ਸਗਰੇ ਧਨ ਸਿਉ ਲਾਗੇ ॥
ਜਬ ਹੀ ਨਿਰਧਨ ਦੇਖਿਓ ਨਰ ਕਉ; ਸੰਗੁ ਛਾਡਿ ਸਭ ਭਾਗੇ ॥੧॥
ਕਹੰਉ ਕਹਾ. ਯਿਆ ਮਨ ਬਉਰੇ ਕਉ; ਇਨ ਸਿਉ ਨੇਹੁ ਲਗਾਇਓ ॥
ਦੀਨਾ ਨਾਥ ਸਕਲ ਭੈ ਭੰਜਨ; ਜਸੁ ਤਾ ਕੋ ਬਿਸਰਾਇਓ ॥੨॥
ਸੁਆਨ ਪੂਛ ਜਿਉ. ਭਇਓ ਨ ਸੂਧਉ; ਬਹੁਤੁ ਜਤਨੁ. ਮੈ ਕੀਨਉ ॥
ਨਾਨਕ. ਲਾਜ ਬਿਰਦ ਕੀ ਰਾਖਹੁ; ਨਾਮੁ ਤੁਹਾਰਉ ਲੀਨਉ ॥੩॥੯॥

ਸੋਰਠਿ ਮਹਲਾ ੯ ॥
ਮਨ ਰੇ; ਗਹਿਓ ਨ. ਗੁਰ ਉਪਦੇਸੁ ॥
ਕਹਾ ਭਇਓ. ਜਉ ਮੂਡੁ ਮੁਡਾਇਓ; ਭਗਵਉ ਕੀਨੋ ਭੇਸੁ ॥੧॥ ਰਹਾਉ ॥
ਸਾਚ ਛਾਡਿ ਕੈ. ਝੂਠਹ ਲਾਗਿਓ; ਜਨਮੁ ਅਕਾਰਥੁ ਖੋਇਓ ॥
ਕਰਿ ਪਰਪੰਚ ਉਦਰ ਨਿਜ ਪੋਖਿਓ; ਪਸੁ ਕੀ ਨਿਆਈ ਸੋਇਓ ॥੧॥
ਰਾਮ ਭਜਨ ਕੀ ਗਤਿ ਨਹੀ ਜਾਨੀ; ਮਾਇਆ ਹਾਥਿ ਬਿਕਾਨਾ ॥
ਉਰਝਿ ਰਹਿਓ ਬਿਖਿਅਨ ਸੰਗਿ ਬਉਰਾ; ਨਾਮੁ ਰਤਨੁ ਬਿਸਰਾਨਾ ॥੨॥
ਰਹਿਓ ਅਚੇਤੁ. ਨ ਚੇਤਿਓ ਗੋਬਿੰਦ; ਬਿਰਥਾ ਅਉਧ ਸਿਰਾਨੀ ॥
ਕਹੁ ਨਾਨਕ. ਹਰਿ ਬਿਰਦੁ ਪਛਾਨਉ; ਭੂਲੇ ਸਦਾ ਪਰਾਨੀ ॥੩॥੧੦॥

ਸੋਰਠਿ ਮਹਲਾ ੯ ॥
ਜੋ ਨਰੁ ਦੁਖ ਮੈ; ਦੁਖੁ ਨਹੀ ਮਾਨੈ ॥
ਸੁਖ ਸਨੇਹੁ ਅਰੁ ਭੈ ਨਹੀ ਜਾ ਕੈ; ਕੰਚਨ ਮਾਟੀ ਮਾਨੈ ॥੧॥ ਰਹਾਉ ॥
ਨਹ ਨਿੰਦਿਆ ਨਹ ਉਸਤਤਿ ਜਾ ਕੈ; ਲੋਭੁ ਮੋਹੁ ਅਭਿਮਾਨਾ ॥
ਹਰਖ ਸੋਗ ਤੇ. ਰਹੈ ਨਿਆਰਉ; ਨਾਹਿ ਮਾਨ ਅਪਮਾਨਾ ॥੧॥
ਆਸਾ ਮਨਸਾ ਸਗਲ ਤਿਆਗੈ; ਜਗ ਤੇ ਰਹੈ ਨਿਰਾਸਾ ॥
ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ; ਤਿਹ ਘਟਿ ਬ੍ਰਹਮੁ ਨਿਵਾਸਾ ॥੨॥

ਗੁਰ ਕਿਰਪਾ ਜਿਹ ਨਰ ਕਉ ਕੀਨੀ; ਤਿਹ ਇਹ ਜੁਗਤਿ ਪਛਾਨੀ ॥
ਨਾਨਕ ਲੀਨ ਭਇਓ ਗੋਬਿੰਦ ਸਿਉ; ਜਿਉ ਪਾਨੀ ਸੰਗਿ ਪਾਨੀ ॥੩॥੧੧॥

ਸੋਰਠਿ ਮਹਲਾ ੯॥
ਪ੍ਰੀਤਮ ਜਾਨਿ ਲੇਹੁ, ਮਨ ਮਾਹੀ ॥
ਅਪਨੇ ਸੁਖ ਸਿਉ ਹੀ ਜਗੁ ਫਾਂਧਿਓ; ਕੋ. ਕਾਹੂ ਕੋ ਨਾਹੀ ॥੧॥ ਰਹਾਉ ॥
ਸੁਖ ਮੈ ਆਨਿ ਬਹੁਤੁ ਮਿਲਿ ਬੈਠਤ; ਰਹਤ ਚਹੂ ਦਿਸਿ ਘੇਰੈ ॥
ਬਿਪਤਿ ਪਰੀ. ਸਭ ਹੀ ਸੰਗੁ ਛਾਡਿਤ; ਕੋਊ. ਨ ਆਵਤ ਨੇਰੈ ॥੧॥
ਘਰ ਕੀ ਨਾਰਿ. ਬਹੁਤੁ ਹਿਤੁ ਜਾ ਸਿਉ; ਸਦਾ ਰਹਤ ਸੰਗ ਲਾਗੀ ॥
ਜਬ ਹੀ ਹੰਸ ਤਜੀ ਇਹ ਕਾਂਇਆ; ਪ੍ਰੇਤ ਪ੍ਰੇਤ ਕਰਿ ਭਾਗੀ ॥੨॥
ਇਹ ਬਿਧਿ ਕੋ ਬਿਉਹਾਰੁ ਬਨਿਓ ਹੈ; ਜਾ ਸਿਉ. ਨੇਹੁ ਲਗਾਇਓ ॥
ਅੰਤ ਬਾਰ ਨਾਨਕ. ਬਿਨੁ ਹਰਿ ਜੀ; ਕੋਊ ਕਾਮਿ. ਨ ਆਇਓ ॥੩॥੧੨॥੧੩੯॥

ੴ ਸਤਿਗੁਰ ਪ੍ਰਸਾਦਿ ॥ ਧਨਾਸਰੀ ਮਹਲਾ ੯ ॥
ਕਾਹੇ ਰੇ; ਬਨ ਖੋਜਨ ਜਾਈ ॥
ਸਰਬ ਨਿਵਾਸੀ ਸਦਾ ਅਲੇਪਾ; ਤੋਹੀ ਸੰਗਿ ਸਮਾਈ ॥੧॥ ਰਹਾਉ ॥
ਪੁਹਪ ਮਧਿ. ਜਿਉ ਬਾਸੁ ਬਸਤੁ ਹੈ; ਮੁਕਰ ਮਾਹਿ. ਜੈਸੇ ਛਾਈ ॥
ਤੈਸੇ ਹੀ ਹਰਿ ਬਸੇ ਨਿਰੰਤਰਿ; ਘਟ ਹੀ ਖੋਜਹੁ ਭਾਈ ॥੧॥
ਬਾਹਰਿ ਭੀਤਰਿ. ਏਕੋ ਜਾਨਹੁ; ਇਹੁ ਗੁਰ ਗਿਆਨੁ ਬਤਾਈ ॥
ਜਨ ਨਾਨਕ. ਬਿਨੁ ਆਪਾ ਚੀਨੈ; ਮਿਟੈ ਨ. ਭ੍ਰਮ ਕੀ ਕਾਈ ॥੨॥੧॥

ਧਨਾਸਰੀ ਮਹਲਾ ੯ ॥
ਸਾਧੋ; ਇਹੁ ਜਗੁ ਭਰਮ ਭੁਲਾਨਾ ॥
ਰਾਮ ਨਾਮ ਕਾ ਸਿਮਰਨੁ ਛੋਡਿਆ; ਮਾਇਆ ਹਾਥਿ ਬਿਕਾਨਾ ॥੧॥ ਰਹਾਉ ॥
ਮਾਤ ਪਿਤਾ ਭਾਈ ਸੁਤ ਬਨਿਤਾ; ਤਾ ਕੈ ਰਸ ਲਪਟਾਨਾ ॥
ਜੋਬਨੁ ਧਨੁ ਪ੍ਰਭਤਾ ਕੈ ਮਦ ਮੈ; ਅਹਿਨਿਸਿ ਰਹੈ ਦਿਵਾਨਾ ॥੧॥
ਦੀਨ ਦਇਆਲ ਸਦਾ ਦੁਖਭੰਜਨ; ਤਾ ਸਿਉ ਮਨੁ. ਨ ਲਗਾਨਾ ॥
ਜਨ ਨਾਨਕ. ਕੋਟਨ ਮੈ ਕਿਨਹੂ; ਗੁਰਮੁਖਿ ਹੋਇ ਪਛਾਨਾ ॥੨॥੨॥

ਧਨਾਸਰੀ ਮਹਲਾ ੯ ॥
ਤਿਹ ਜੋਗੀ ਕਉ; ਜੁਗਤਿ ਨ ਜਾਨਉ ॥
ਲੋਭ ਮੋਹ ਮਾਇਆ ਮਮਤਾ ਫੁਨਿ; ਜਿਹ ਘਟਿ ਮਾਹਿ ਪਛਾਨਉ ॥੧॥ ਰਹਾਉ ॥

ਪਰ ਨਿੰਦਾ ਉਸਤਤਿ ਨਹ. ਜਾ ਕੈ; ਕੰਚਨ ਲੋਹ ਸਮਾਨੋ ॥
ਹਰਖ ਸੋਗ ਤੇ. ਰਹੈ ਅਤੀਤਾ; ਜੋਗੀ ਤਾਹਿ ਬਖਾਨੋ ॥੧॥
ਚੰਚਲ ਮਨੁ. ਦਹ ਦਿਸਿ ਕਉ ਧਾਵਤ; ਅਚਲ ਜਾਹਿ ਠਹਰਾਨੋ ॥
ਕਹੁ ਨਾਨਕ. ਇਹ ਬਿਧਿ ਕੋ ਜੋ ਨਰੁ; ਮੁਕਤਿ ਤਾਹਿ ਤੁਮ ਮਾਨੋ ॥੨॥੩॥

ਧਨਾਸਰੀ ਮਹਲਾ ੯ ॥
ਅਬ ਮੈ; ਕਉਨੁ ਉਪਾਉ ਕਰਉ ॥
ਜਿਹ ਬਿਧਿ ਮਨ ਕੋ ਸੰਸਾ ਚੂਕੈ; ਭਉ ਨਿਧਿ ਪਾਰ ਪਰਉ ॥੧॥ ਰਹਾਉ ॥
ਜਨਮੁ ਪਾਇ. ਕਛੁ ਭਲੋ ਨ ਕੀਨੋ; ਤਾ ਤੇ ਅਧਿਕ ਡਰਉ ॥
ਮਨ ਬਚ ਕ੍ਰਮ ਹਰਿ ਗੁਨ, ਨਹੀ ਗਾਏ; ਯਹ ਜੀਅ ਸੋਚ ਧਰਉ ॥੧॥
ਗੁਰਮਤਿ ਸੁਨਿ. ਕਛੁ ਗਿਆਨੁ, ਨ ਉਪਜਿਓ; ਪਸੁ ਜਿਉ ਉਦਰੁ ਭਰਉ ॥
ਕਹੁ ਨਾਨਕ. ਪ੍ਰਭ ਬਿਰਦੁ ਪਛਾਨਉ; ਤਬ ਹਉ ਪਤਿਤ. ਤਰਉ ॥੨॥੪॥੯॥੯॥੧੩॥੫੮॥੪॥੯੩॥

ਜੈਤਸਰੀ ਮਹਲਾ ੯
ੴ ਸਤਿਗੁਰ ਪ੍ਰਸਾਦਿ ॥
ਭੂਲਿਓ ਮਨੁ, ਮਾਇਆ ਉਰਝਾਇਓ ॥
ਜੋ ਜੋ ਕਰਮ ਕੀਓ ਲਾਲਚ ਲਗਿ; ਤਿਹ ਤਿਹ ਆਪੁ ਬੰਧਾਇਓ ॥੧॥ ਰਹਾਉ ॥
ਸਮਝ ਨ ਪਰੀ. ਬਿਖੈ ਰਸ ਰਚਿਓ; ਜਸੁ ਹਰਿ ਕੋ ਬਿਸਰਾਇਓ ॥
ਸੰਗਿ ਸੁਆਮੀ ਸੋ ਜਾਨਿਓ ਨਾਹਿਨ; ਬਨੁ ਖੋਜਨ ਕਉ ਧਾਇਓ ॥੧॥
ਰਤਨੁ ਰਾਮੁ. ਘਟ ਹੀ ਕੇ ਭੀਤਰਿ; ਤਾ ਕੋ ਗਿਆਨੁ. ਨ ਪਾਇਓ ॥
ਜਨ ਨਾਨਕ. ਭਗਵੰਤ ਭਜਨ ਬਿਨੁ; ਬਿਰਥਾ ਜਨਮੁ ਗਵਾਇਓ ॥੨॥੧॥

ਜੈਤਸਰੀ ਮਹਲਾ ੯ ॥
ਹਰਿ ਜੂ; ਰਾਖਿ ਲੇਹੁ ਪਤਿ ਮੇਰੀ ॥
ਜਮ ਕੋ ਤ੍ਰਾਸ. ਭਇਓ ਉਰ ਅੰਤਰਿ; ਸਰਨਿ ਗਹੀ ਕਿਰਪਾਨਿਧਿ ਤੇਰੀ ॥੧॥ ਰਹਾਉ ॥
ਮਹਾ ਪਤਿਤ ਮੁਗਧ ਲੋਭੀ ਫੁਨਿ; ਕਰਤ ਪਾਪ ਅਬ ਹਾਰਾ ॥
ਭੈ ਮਰਬੇ ਕੋ ਬਿਸਰਤ ਨਾਹਿਨ; ਤਿਹ ਚਿੰਤਾ ਤਨੁ ਜਾਰਾ ॥੧॥
ਕੀਏ ਉਪਾਵ. ਮੁਕਤਿ ਕੇ ਕਾਰਨਿ; ਦਹ ਦਿਸਿ ਕਉ ਉਠਿ ਧਾਇਆ ॥
ਘਟ ਹੀ ਭੀਤਰਿ ਬਸੈ ਨਿਰੰਜਨੁ; ਤਾ ਕੋ ਮਰਮੁ. ਨ ਪਾਇਆ ॥੨॥
ਨਾਹਿਨ ਗੁਨੁ. ਨਾਹਿਨ ਕਛੁ ਜਪੁ ਤਪੁ; ਕਉਨੁ ਕਰਮੁ ਅਬ ਕੀਜੈ ॥
ਨਾਨਕ. ਹਾਰਿ ਪਰਿਓ ਸਰਨਾਗਤਿ; ਅਭੈ ਦਾਨੁ ਪ੍ਰਭ ਦੀਜੈ ॥੩॥੨॥

ਜੈਤਸਰੀ ਮਹਲਾ ੯ ॥
ਮਨ ਰੇ; ਸਾਚਾ ਗਹੋ ਬਿਚਾਰਾ ॥
ਰਾਮ ਨਾਮ ਬਿਨੁ. ਮਿਥਿਆ ਮਾਨੋ; ਸਗਰੋ ਇਹੁ ਸੰਸਾਰਾ ॥੧॥ ਰਹਾਉ ॥
ਜਾ ਕਉ ਜੋਗੀ ਖੋਜਤ ਹਾਰੇ; ਪਾਇਓ ਨਾਹਿ. ਤਿਹ ਪਾਰਾ ॥
ਸੋ ਸੁਆਮੀ ਤੁਮ ਨਿਕਟਿ ਪਛਾਨੋ; ਰੂਪ ਰੇਖ ਤੇ ਨਿਆਰਾ ॥੧॥
ਪਾਵਨ ਨਾਮੁ ਜਗਤ ਮੈ ਹਰਿ ਕੋ; ਕਬਹੂ. ਨਾਹਿ ਸੰਭਾਰਾ ॥
ਨਾਨਕ ਸਰਨਿ ਪਰਿਓ ਜਗ ਬੰਦਨ; ਰਾਖਹੁ ਬਿਰਦੁ ਤੁਹਾਰਾ ॥੨॥੩॥

ਟੋਡੀ ਮਹਲਾ ੯
ੴ ਸਤਿਗੁਰ ਪ੍ਰਸਾਦਿ ॥
ਕਹਉ ਕਹਾ; ਅਪਨੀ ਅਧਮਾਈ ॥
ਉਰਝਿਓ ਕਨਕ ਕਾਮਨੀ ਕੇ ਰਸ; ਨਹ ਕੀਰਤਿ ਪ੍ਰਭ ਗਾਈ ॥੧॥ ਰਹਾਉ ॥
ਜਗ ਝੂਠੇ ਕਉ ਸਾਚੁ ਜਾਨਿ ਕੈ; ਤਾ ਸਿਉ ਰੁਚ ਉਪਜਾਈ ॥
ਦੀਨ ਬੰਧ ਸਿਮਰਿਓ ਨਹੀ ਕਬਹੂ; ਹੋਤ ਜੁ ਸੰਗਿ ਸਹਾਈ ॥੧॥
ਮਗਨ ਰਹਿਓ ਮਾਇਆ ਮੈ ਨਿਸਦਿਨਿ; ਛੁਟੀ ਨ ਮਨ ਕੀ ਕਾਈ ॥
ਕਹਿ ਨਾਨਕ. ਅਬਿ ਨਾਹਿ ਅਨਤ ਗਤਿ; ਬਿਨੁ ਹਰਿ ਕੀ ਸਰਨਾਈ ॥੨॥੧॥੩੧॥

ਤਿਲੰਗ ਮਹਲਾ ੯ ਕਾਫੀ
ੴ ਸਤਿਗੁਰ ਪ੍ਰਸਾਦਿ ॥
ਚੇਤਨਾ ਹੈ. ਤਉ ਚੇਤ ਲੈ; ਨਿਸਿ ਦਿਨਿ ਮੈ. ਪ੍ਰਾਨੀ ॥
ਛਿਨੁ ਛਿਨੁ ਅਉਧ ਬਿਹਾਤੁ ਹੈ; ਫੂਟੈ ਘਟ ਜਿਉ ਪਾਨੀ ॥੧॥ ਰਹਾਉ ॥
ਹਰਿ ਗੁਨ. ਕਾਹਿ ਨ ਗਾਵਹੀ; ਮੂਰਖ ਅਗਿਆਨਾ ॥
ਝੂਠੈ ਲਾਲਚਿ ਲਾਗਿ ਕੈ; ਨਹਿ ਮਰਨੁ ਪਛਾਨਾ ॥੧॥
ਅਜਹੂ ਕਛੁ ਬਿਗਰਿਓ ਨਹੀ; ਜੋ ਪ੍ਰਭ ਗੁਨ ਗਾਵੈ ॥
ਕਹੁ ਨਾਨਕ. ਤਿਹ ਭਜਨ ਤੇ; ਨਿਰਭੈ ਪਦੁ ਪਾਵੈ ॥੨॥੧॥

ਤਿਲੰਗ ਮਹਲਾ ੯ ॥
ਜਾਗਿ ਲੇਹੁ ਰੇ ਮਨਾ, ਜਾਗਿ ਲੇਹੁ; ਕਹਾ ਗਾਫਲ ਸੋਇਆ ॥
ਜੋ ਤਨੁ ਉਪਜਿਆ ਸੰਗ ਹੀ; ਸੋ ਭੀ ਸੰਗ. ਨ ਹੋਇਆ ॥੧॥ ਰਹਾਉ ॥
ਮਾਤ ਪਿਤਾ ਸੁਤ ਬੰਧ ਜਨ; ਹਿਤੁ ਜਾ ਸਿਉ ਕੀਨਾ ॥
ਜੀਉ ਛੂਟਿਓ ਜਬ ਦੇਹ ਤੇ; ਡਾਰਿ ਅਗਨਿ ਮੈ ਦੀਨਾ ॥੧॥
ਜੀਵਤ ਲਉ. ਬਿਉਹਾਰੁ ਹੈ; ਜਗ ਕਉ ਤੁਮ ਜਾਨਉ ॥

ਨਾਨਕ. ਹਰਿ ਗੁਨ ਗਾਇ ਲੈ; ਸਭ ਸੁਫਨ ਸਮਾਨਉ ॥੨॥੨॥

ਤਿਲੰਗ ਮਹਲਾ ੯ ॥
ਹਰਿ ਜਸੁ. ਰੇ ਮਨਾ ਗਾਇ ਲੈ; ਜੋ ਸੰਗੀ ਹੈ ਤੇਰੋ ॥
ਅਉਸਰੁ ਬੀਤਿਓ ਜਾਤੁ ਹੈ; ਕਹਿਓ ਮਾਨ ਲੈ ਮੇਰੋ ॥੧॥ ਰਹਾਉ ॥
ਸੰਪਤਿ ਰਥ ਧਨ ਰਾਜ ਸਿਉ; ਅਤਿ ਨੇਹੁ ਲਗਾਇਓ ॥
ਕਾਲ ਫਾਸ ਜਬ ਗਲਿ ਪਰੀ; ਸਭ ਭਇਓ ਪਰਾਇਓ ॥੧॥
ਜਾਨਿ ਬੂਝਿ ਕੈ ਬਾਵਰੇ; ਤੈ ਕਾਜੁ ਬਿਗਾਰਿਓ ॥
ਪਾਪ ਕਰਤ. ਸੁਕਚਿਓ ਨਹੀ; ਨਹ ਗਰਬੁ ਨਿਵਾਰਿਓ ॥੨॥
ਜਿਹ ਬਿਧਿ. ਗੁਰ ਉਪਦੇਸਿਆ; ਸੋ ਸੁਨੁ. ਰੇ ਭਾਈ ॥
ਨਾਨਕ ਕਹਤ ਪੁਕਾਰਿ ਕੈ; ਗਹੁ ਪ੍ਰਭ ਸਰਨਾਈ ॥੩॥੩॥

ਰਾਗੁ ਬਿਲਾਵਲੁ ਮਹਲਾ ੯ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਦੁਖ ਹਰਤਾ; ਹਰਿ ਨਾਮੁ ਪਛਾਨੋ ॥
ਅਜਾਮਲੁ ਗਨਕਾ ਜਿਹ ਸਿਮਰਤ; ਮੁਕਤਿ ਭਏ ਜੀਅ ਜਾਨੋ ॥੧॥ ਰਹਾਉ ॥
ਗਜ ਕੀ ਤ੍ਰਾਸ ਮਿਟੀ ਛਿਨਹੂ ਮਹਿ; ਜਬ ਹੀ ਰਾਮੁ ਬਖਾਨੋ ॥
ਨਾਰਦ ਕਹਤ ਸੁਨਤ ਧ੍ਰੂਅ ਬਾਰਿਕ; ਭਜਨ ਮਾਹਿ ਲਪਟਾਨੋ ॥੧॥
ਅਚਲ ਅਮਰ ਨਿਰਭੈ ਪਦੁ ਪਾਇਓ; ਜਗਤ ਜਾਹਿ ਹੈਰਾਨੋ ॥
ਨਾਨਕ ਕਹਤ. ਭਗਤ ਰਛਕ ਹਰਿ; ਨਿਕਟਿ ਤਾਹਿ. ਤੁਮ ਮਾਨੋ ॥੨॥੧॥

ਬਿਲਾਵਲੁ ਮਹਲਾ ੯॥
ਹਰਿ ਕੇ ਨਾਮ ਬਿਨਾ; ਦੁਖੁ ਪਾਵੈ ॥
ਭਗਤਿ ਬਿਨਾ. ਸਹਸਾ. ਨਹ ਚੂਕੈ; ਗੁਰ ਇਹ ਭੇਦੁ ਬਤਾਵੈ ॥੧॥ ਰਹਾਉ ॥
ਕਹਾ ਭਇਓ ਤੀਰਥ ਬ੍ਰਤ ਕੀਏ; ਰਾਮ ਸਰਨਿ. ਨਹੀ ਆਵੈ ॥
ਜੋਗ ਜਗ ਨਿਹਫਲ ਤਿਹ ਮਾਨਉ; ਜੋ ਪ੍ਰਭ ਜਸੁ ਬਿਸਰਾਵੈ ॥੧॥
ਮਾਨ ਮੋਹ ਦੋਨੋ ਕਉ ਪਰਹਰਿ; ਗੋਬਿੰਦ ਕੇ ਗੁਨ ਗਾਵੈ ॥
ਕਹੁ ਨਾਨਕ. ਇਹ ਬਿਧਿ ਕੋ ਪ੍ਰਾਨੀ; ਜੀਵਨ ਮੁਕਤਿ ਕਹਾਵੈ ॥੨॥੨॥

ਬਿਲਾਵਲੁ ਮਹਲਾ ੯ ॥
ਜਾ ਮੈ ਭਜਨੁ ਰਾਮ ਕੋ, ਨਾਹੀ ॥
ਤਿਹ ਨਰ. ਜਨਮੁ ਅਕਾਰਥ ਖੋਇਆ; ਯਹ ਰਾਖਹੁ ਮਨ ਮਾਹੀ ॥੧॥ ਰਹਾਉ ॥

ਤੀਰਥ ਕਰੈ. ਬ੍ਰਤ ਫੁਨਿ ਰਾਖੈ; ਨਹ ਮਨੂਆ ਬਸਿ. ਜਾ ਕੋ ॥
ਨਿਹਫਲ ਧਰਮੁ ਤਾਹਿ ਤੁਮ ਮਾਨੋ; ਸਾਚੁ ਕਹਤ ਮੈ. ਯਾ ਕਉ ॥੧॥
ਜੈਸੇ ਪਾਹਨੁ ਜਲ ਮਹਿ ਰਾਖਿਓ; ਭੇਦੈ ਨਾਹਿ. ਤਿਹਿ ਪਾਨੀ ॥
ਤੈਸੇ ਹੀ ਤੁਮ ਤਾਹਿ ਪਛਾਨੋ; ਭਗਤਿ ਹੀਨ ਜੋ ਪ੍ਰਾਨੀ ॥੨॥
ਕਲ ਮੈ ਮੁਕਤਿ. ਨਾਮ ਤੇ ਪਾਵਤ; ਗੁਰ ਯਹ ਭੇਦੁ ਬਤਾਵੈ ॥
ਕਹੁ ਨਾਨਕ. ਸੋਈ ਨਰੁ ਗਰੂਆ; ਜੋ ਪ੍ਰਭ ਕੇ ਗੁਨ ਗਾਵੈ ॥੩॥੩॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਰਾਮਕਲੀ ਮਹਲਾ ੯ ਤਿਪਦੇ ॥
ਰੇ ਮਨ; ਓਟਿ ਲੇਹੁ ਹਰਿ ਨਾਮਾ ॥
ਜਾ ਕੈ ਸਿਮਰਨਿ ਦੁਰਮਤਿ ਨਾਸੈ; ਪਾਵਹਿ ਪਦੁ ਨਿਰਬਾਨਾ ॥੧॥ ਰਹਾਉ ॥
ਬਡਭਾਗੀ ਤਿਹਿ ਜਨ ਕਉ ਜਾਨਹੁ; ਜੋ ਹਰਿ ਕੇ ਗੁਨ ਗਾਵੈ ॥
ਜਨਮ ਜਨਮ ਕੇ ਪਾਪ ਖੋਇ ਕੈ; ਫੁਨਿ ਬੈਕੁੰਠਿ ਸਿਧਾਵੈ ॥੧॥
ਅਜਾਮਲੁ ਕਉ. ਅੰਤ ਕਾਲ ਮੈ; ਨਾਰਾਇਨ ਸੁਧਿ ਆਈ ॥
ਜਾਂ ਗਤਿ ਕਉ ਜੋਗੀਸੁਰ ਬਾਛਤ; ਸੋ ਗਤਿ ਛਿਨ ਮਹਿ ਪਾਈ ॥੨॥
ਨਾਹਨ ਗੁਨੁ. ਨਾਹਿਨ ਕਛੁ ਬਿਦਿਆ; ਧਰਮੁ ਕਉਨੁ. ਗਜਿ ਕੀਨਾ ॥
ਨਾਨਕ. ਬਿਰਦੁ ਰਾਮ ਕਾ ਦੇਖੋ; ਅਭੈ ਦਾਨੁ ਤਿਹਿ ਦੀਨਾ ॥੩॥੧॥

ਰਾਮਕਲੀ ਮਹਲਾ ੯ ॥
ਸਾਧੋ; ਕਉਨੁ ਜੁਗਤਿ ਅਬ ਕੀਜੈ ॥
ਜਾ ਤੇ ਦੁਰਮਤਿ ਸਗਲ ਬਿਨਾਸੈ; ਰਾਮ ਭਗਤਿ ਮਨੁ ਭੀਜੈ ॥੧॥ ਰਹਾਉ ॥
ਮਨੁ ਮਾਇਆ ਮੈ ਉਰਝਿ ਰਹਿਓ ਹੈ; ਬੂਝੈ ਨਹ. ਕਛੁ ਗਿਆਨਾ ॥
ਕਉਨੁ ਨਾਮੁ. ਜਗੁ ਜਾ ਕੈ ਸਿਮਰੈ; ਪਾਵੈ ਪਦੁ ਨਿਰਬਾਨਾ ॥੧॥
ਭਏ ਦਇਆਲ ਕ੍ਰਿਪਾਲ ਸੰਤ ਜਨ; ਤਬ ਇਹ ਬਾਤ ਬਤਾਈ ॥
ਸਰਬ ਧਰਮ ਮਾਨੋ ਤਿਹ ਕੀਏ; ਜਿਹ ਪ੍ਰਭ ਕੀਰਤਿ ਗਾਈ ॥੨॥
ਰਾਮ ਨਾਮ. ਨਰ ਨਿਸਿ ਬਾਸੁਰ ਮੈ; ਨਿਮਖ ਏਕ ਉਰ ਧਾਰੈ ॥
ਜਮ ਕੋ ਤ੍ਰਾਸੁ ਮਿਟੈ. ਨਾਨਕ ਤਿਹ; ਅਪੁਨੋ ਜਨਮੁ ਸਵਾਰੈ ॥੩॥੨॥

ਰਾਮਕਲੀ ਮਹਲਾ ੯ ॥
ਪ੍ਰਾਨੀ; ਨਾਰਾਇਨਿ ਸੁਧਿ ਲੇਹ ॥
ਛਿਨੁ ਛਿਨੁ ਅਉਧ ਘਟੈ ਨਿਸ ਬਾਸੁਰ; ਬ੍ਰਿਥਾ ਜਾਤੁ ਹੈ ਦੇਹ ॥੧॥ ਰਹਾਉ ॥
ਤਰਨਾਪੋ ਬਿਖਿਅਨ ਸਿਉ ਖੋਇਓ; ਬਾਲਪਨੁ ਅਗਿਆਨਾ ॥
ਬਿਰਧ ਭਇਓ ਅਜਹੂ ਨਹੀ. ਸਮਝੈ; ਕਉਨੁ ਕੁਮਤਿ ਉਰਝਾਨਾ ॥੧॥

ਮਾਨਸ ਜਨਮੁ ਦੀਓ ਜਿਹ ਠਾਕੁਰ; ਸੋ ਤੈ ਕਿਉ ਬਿਸਰਾਇਓ ॥
ਮੁਕਤਿ ਹੋਤ ਨਰ. ਜਾ ਕੈ ਸਿਮਰੈ; ਨਿਮਖ ਨ ਤਾ ਕੋ ਗਾਇਓ ॥੨॥
ਮਾਇਆ ਕੋ ਮਦੁ ਕਹਾ ਕਰਤੁ ਹੈ; ਸੰਗਿ. ਨ ਕਾਹੂ ਜਾਈ ॥
ਨਾਨਕ ਕਹਤ. ਚੇਤਿ ਚਿੰਤਾਮਨਿ; ਹੋਇ ਹੈ ਅੰਤਿ ਸਹਾਈ ॥੩॥੩॥੮੧॥

ੴ ਸਤਿਗੁਰ ਪ੍ਰਸਾਦਿ ॥ ਮਾਰੂ ਮਹਲਾ ੯ ॥
ਹਰਿ ਕੋ ਨਾਮੁ; ਸਦਾ ਸੁਖਦਾਈ ॥
ਜਾ ਕਉ ਸਿਮਰਿ. ਅਜਾਮਲੁ ਉਧਰਿਓ; ਗਨਕਾ ਹੂ ਗਤਿ ਪਾਈ ॥੧॥ ਰਹਾਉ ॥
ਪੰਚਾਲੀ ਕਉ. ਰਾਜ ਸਭਾ ਮੈ; ਰਾਮ ਨਾਮ ਸੁਧਿ ਆਈ ॥
ਤਾ ਕੋ ਦੂਖੁ ਹਰਿਓ. ਕਰੁਣਾਮੈ; ਅਪਨੀ ਪੈਜ ਬਢਾਈ ॥੧॥
ਜਿਹ ਨਰ ਜਸੁ ਕਿਰਪਾਨਿਧਿ ਗਾਇਓ; ਤਾ ਕਉ ਭਇਓ ਸਹਾਈ ॥
ਕਹੁ ਨਾਨਕ. ਮੈ ਇਹੀ ਭਰੋਸੈ; ਗਹੀ ਆਨ ਸਰਨਾਈ ॥੨॥੧॥

ਮਾਰੂ ਮਹਲਾ ੯ ॥
ਅਬ ਮੈ; ਕਹਾ ਕਰਉ. ਰੀ ਮਾਈ ॥
ਸਗਲ ਜਨਮੁ. ਬਿਖਿਅਨ ਸਿਉ ਖੋਇਆ; ਸਿਮਰਿਓ ਨਾਹਿ. ਕਨ੍ਹਾਈ ॥੧॥ ਰਹਾਉ ॥
ਕਾਲ ਫਾਸ ਜਬ ਗਰ ਮੈ ਮੇਲੀ; ਤਿਹ ਸੁਧਿ ਸਭ ਬਿਸਰਾਈ ॥
ਰਾਮ ਨਾਮ ਬਿਨੁ ਯਾ ਸੰਕਟ ਮੈ; ਕੋ ਅਬ ਹੋਤ ਸਹਾਈ ॥੧॥
ਜੋ ਸੰਪਤਿ ਅਪਨੀ ਕਰਿ ਮਾਨੀ; ਛਿਨ ਮੋ ਭਈ ਪਰਾਈ ॥
ਕਹੁ ਨਾਨਕ. ਯਹ ਸੋਚ ਰਹੀ ਮਨਿ; ਹਰਿ ਜਸੁ ਕਬਹੂ. ਨ ਗਾਈ ॥੨॥੨॥

ਮਾਰੂ ਮਹਲਾ ੯ ॥
ਮਾਈ; ਮੈ ਮਨ ਕੋ ਮਾਨੁ. ਨ ਤਿਆਗਿਓ ॥
ਮਾਇਆ ਕੇ ਮਦਿ ਜਨਮੁ ਸਿਰਾਇਓ; ਰਾਮ ਭਜਨ. ਨਹੀ ਲਾਗਿਓ ॥੧॥ ਰਹਾਉ ॥
ਜਮ ਕੋ ਡੰਡੁ ਪਰਿਓ ਸਿਰ ਊਪਰਿ; ਤਬ ਸੋਵਤ ਤੈ ਜਾਗਿਓ ॥
ਕਹਾ ਹੋਤ. ਅਬ ਕੈ ਪਛੁਤਾਏ; ਛੂਟਤ ਨਾਹਨਿ. ਭਾਗਿਓ ॥੧॥
ਇਹ ਚਿੰਤਾ ਉਪਜੀ. ਘਟ ਮੈ ਜਬ; ਗੁਰ ਚਰਨਨ ਅਨੁਰਾਗਿਓ ॥
ਸੁਫਲੁ ਜਨਮੁ ਨਾਨਕ. ਤਬ ਹੂਆ; ਜੋ ਪ੍ਰਭ ਜਸ ਮੈ ਪਾਗਿਓ ॥੨॥੩॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਬਸੰਤੁ ਹਿੰਡੋਲ ਮਹਲਾ ੯ ॥
ਸਾਧੋ. ਇਹ ਤਨੁ; ਮਿਥਿਆ ਜਾਨਉ ॥
ਯਾ ਭੀਤਰਿ. ਜੋ ਰਾਮੁ ਬਸਤੁ ਹੈ; ਸਾਚੋ ਤਾਹਿ ਪਛਾਨੋ ॥੧॥ ਰਹਾਉ ॥

ਇਹੁ ਜਗੁ ਹੈ, ਸੰਪਤਿ ਸੁਪਨੇ ਕੀ; ਦੇਖਿ. ਕਹਾ ਐਡਾਨੋ ॥
ਸੰਗਿ ਤਿਹਾਰੈ ਕਛੂ. ਨ ਚਾਲੈ; ਤਾਹਿ ਕਹਾ ਲਪਟਾਨੋ ॥੧॥
ਉਸਤਤਿ ਨਿੰਦਾ ਦੋਊ ਪਰਹਰਿ; ਹਰਿ ਕੀਰਤਿ ਉਰ ਆਨੋ ॥
ਜਨ ਨਾਨਕ. ਸਭ ਹੀ ਮੈ ਪੂਰਨ; ਏਕ ਪੁਰਖ ਭਗਵਾਨੋ ॥੨॥੧॥

ਬਸੰਤੁ ਮਹਲਾ ੯ ॥
ਪਾਪੀ ਹੀਐ ਮੈ; ਕਾਮੁ ਬਸਾਇ ॥
ਮਨੁ ਚੰਚਲੁ; ਯਾ ਤੇ. ਗਹਿਓ, ਨ ਜਾਇ ॥੧॥ ਰਹਾਉ ॥
ਜੋਗੀ ਜੰਗਮ ਅਰੁ ਸੰਨਿਆਸ ॥
ਸਭ ਹੀ ਪਰਿ; ਡਾਰੀ ਇਹ ਫਾਸ ॥੧॥
ਜਿਹਿ ਜਿਹਿ; ਹਰਿ ਕੋ ਨਾਮੁ ਸਮ੍ਾਰਿ ॥
ਤੇ. ਭਵ ਸਾਗਰ ਉਤਰੇ ਪਾਰਿ ॥੨॥
ਜਨ ਨਾਨਕ; ਹਰਿ ਕੀ ਸਰਨਾਇ ॥
ਦੀਜੈ ਨਾਮੁ; ਰਹੈ ਗੁਨ ਗਾਇ ॥੩॥੨॥

ਬਸੰਤੁ ਮਹਲਾ ੯ ॥
ਮਾਈ ਮੈ; ਧਨੁ ਪਾਇਓ ਹਰਿ ਨਾਮੁ ॥
ਮਨੁ ਮੇਰੋ ਧਾਵਨ ਤੇ ਛੂਟਿਓ; ਕਰਿ ਬੈਠੋ ਬਿਸਰਾਮੁ ॥੧॥ ਰਹਾਉ ॥
ਮਾਇਆ ਮਮਤਾ ਤਨ ਤੇ ਭਾਗੀ; ਉਪਜਿਓ ਨਿਰਮਲ ਗਿਆਨੁ ॥
ਲੋਭ ਮੋਹ ਏਹ ਪਰਸਿ. ਨ ਸਾਕੈ; ਗਹੀ ਭਗਤਿ ਭਗਵਾਨ ॥੧॥
ਜਨਮ ਜਨਮ ਕਾ ਸੰਸਾ ਚੂਕਾ; ਰਤਨੁ ਨਾਮੁ ਜਬ ਪਾਇਆ ॥
ਤ੍ਰਿਸਨਾ ਸਕਲ ਬਿਨਾਸੀ ਮਨ ਤੇ; ਨਿਜ ਸੁਖ ਮਾਹਿ ਸਮਾਇਆ ॥੨॥
ਜਾ ਕਉ ਹੋਤ ਦਇਆਲੁ ਕਿਰਪਾਨਿਧਿ; ਸੋ ਗੋਬਿੰਦ ਗੁਨ ਗਾਵੈ ॥
ਕਹੁ ਨਾਨਕ. ਇਹ ਬਿਧਿ ਕੀ ਸੰਪੈ; ਕੋਊ ਗੁਰਮੁਖਿ ਪਾਵੈ ॥੩॥੩॥

ਬਸੰਤੁ ਮਹਲਾ ੯ ॥
ਮਨ. ਕਹਾ ਬਿਸਾਰਿਓ ਰਾਮ ਨਾਮੁ ॥
ਤਨੁ ਬਿਨਸੈ; ਜਮ ਸਿਉ ਪਰੈ ਕਾਮੁ ॥੧॥ ਰਹਾਉ ॥
ਇਹੁ ਜਗੁ; ਧੂਏ ਕਾ ਪਹਾਰ ॥
ਤੈ. ਸਾਚਾ ਮਾਨਿਆ; ਕਿਹ ਬਿਚਾਰਿ ॥੧॥
ਧਨੁ ਦਾਰਾ ਸੰਪਤਿ ਗ੍ਰੇਹ ॥
ਕਛੁ ਸੰਗਿ. ਨ ਚਾਲੈ; ਸਮਝ ਲੇਹ ॥੨॥

ਇਕ ਭਗਤਿ ਨਾਰਾਇਨ; ਹੋਇ ਸੰਗਿ ॥
ਕਹੁ ਨਾਨਕ. ਭਜੁ; ਤਿਹ ਏਕ ਰੰਗਿ ॥੩॥੪॥

ਬਸੰਤੁ ਮਹਲਾ ੯ ॥
ਕਹਾ ਭੂਲਿਓ ਰੇ; ਝੂਠੇ ਲੋਭ ਲਾਗ ॥
ਕਛੁ ਬਿਗਰਿਓ ਨਾਹਨਿ; ਅਜਹੁ ਜਾਗ ॥੧॥ ਰਹਾਉ ॥
ਸਮ ਸੁਪਨੈ ਕੈ; ਇਹੁ ਜਗੁ ਜਾਨੁ ॥
ਬਿਨਸੈ ਛਿਨ ਮੈ; ਸਾਚੀ ਮਾਨੁ ॥੧॥
ਸੰਗਿ ਤੇਰੈ; ਹਰਿ ਬਸਤ ਨੀਤ ॥
ਨਿਸ ਬਾਸੁਰ ਭਜੁ; ਤਾਹਿ ਮੀਤ ॥੨॥
ਬਾਰ ਅੰਤ ਕੀ; ਹੋਇ ਸਹਾਇ ॥
ਕਹੁ ਨਾਨਕ; ਗੁਨ ਤਾ ਕੇ ਗਾਇ ॥੩॥੫॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਸਾਰੰਗ ਮਹਲਾ ੯ ॥
ਹਰਿ ਬਿਨੁ ਤੇਰੋ; ਕੋ. ਨ ਸਹਾਈ ॥
ਕਾਂ ਕੀ ਮਾਤ ਪਿਤਾ ਸੁਤ ਬਨਿਤਾ; ਕੋ ਕਾਹੂ ਕੋ. ਭਾਈ ॥੧॥ ਰਹਾਉ ॥
ਧਨੁ ਧਰਨੀ ਅਰੁ ਸੰਪਤਿ ਸਗਰੀ; ਜੋ ਮਾਨਿਓ ਅਪਨਾਈ ॥
ਤਨ ਛੂਟੈ. ਕਛੁ ਸੰਗਿ. ਨ ਚਾਲੈ; ਕਹਾ ਤਾਹਿ ਲਪਟਾਈ ॥੧॥
ਦੀਨ ਦਇਆਲ ਸਦਾ ਦੁਖਭੰਜਨ; ਤਾ ਸਿਉ ਰੁਚਿ. ਨ ਬਢਾਈ ॥
ਨਾਨਕ ਕਹਤ. ਜਗਤ ਸਭ ਮਿਥਿਆ; ਜਿਉ ਸੁਪਨਾ ਰੈਨਾਈ ॥੨॥੧॥

ਸਾਰੰਗ ਮਹਲਾ ੯ ॥
ਕਹਾ ਮਨ; ਬਿਖਿਆ ਸਿਉ ਲਪਟਾਹੀ ॥
ਯਾ ਜਗ ਮੈ ਕੋਊ ਰਹਨੁ. ਨ ਪਾਵੈ; ਇਕਿ ਆਵਹਿ ਇਕਿ ਜਾਹੀ ॥੧॥ ਰਹਾਉ ॥
ਕਾਂ ਕੋ ਤਨੁ ਧਨੁ. ਸੰਪਤਿ ਕਾਂ ਕੀ; ਕਾ ਸਿਉ ਨੇਹੁ ਲਗਾਹੀ ॥
ਜੋ ਦੀਸੈ. ਸੋ ਸਗਲ ਬਿਨਾਸੈ; ਜਿਉ ਬਾਦਰ ਕੀ ਛਾਹੀ ॥੧॥
ਤਜਿ ਅਭਿਮਾਨੁ. ਸਰਣਿ ਸੰਤਨ ਗਹੁ; ਮੁਕਤਿ ਹੋਹਿ. ਛਿਨ ਮਾਹੀ ॥
ਜਨ ਨਾਨਕ. ਭਗਵੰਤ ਭਜਨ ਬਿਨੁ; ਸੁਖੁ. ਸੁਪਨੈ ਭੀ ਨਾਹੀ ॥੨॥੨॥

ਸਾਰੰਗ ਮਹਲਾ ੯ ॥
ਕਹਾ ਨਰ; ਅਪਨੋ ਜਨਮੁ ਗਵਾਵੈ ॥
ਮਾਇਆ ਮਦਿ ਬਿਖਿਆ ਰਸਿ ਰਚਿਓ; ਰਾਮ ਸਰਨਿ. ਨਹੀ ਆਵੈ ॥੧॥ ਰਹਾਉ ॥

ਇਹੁ ਸੰਸਾਰੁ ਸਗਲ ਹੈ ਸੁਪਨੋ; ਦੇਖਿ ਕਹਾ ਲੋਭਾਵੈ ॥
ਜੋ ਉਪਜੈ. ਸੋ ਸਗਲ ਬਿਨਾਸੈ; ਰਹਨੁ. ਨ ਕੋਊ ਪਾਵੈ ॥੧॥
ਮਿਥਿਆ ਤਨੁ. ਸਾਚੋ ਕਰਿ ਮਾਨਿਓ; ਇਹ ਬਿਧਿ. ਆਪੁ ਬੰਧਾਵੈ ॥
ਜਨ ਨਾਨਕ. ਸੋਊ ਜਗ ਮੁਕਤਾ; ਰਾਮ ਭਜਨ ਚਿਤੁ ਲਾਵੈ ॥੨॥੩॥

ਸਾਰੰਗ ਮਹਲਾ ੯ ॥
ਮਨ ਕਰ; ਕਬਹੂ. ਨ ਹਰਿ ਗੁਨ ਗਾਇਓ ॥
ਬਿਖਿਆਸਕਤਿ ਰਹਿਓ, ਨਿਸਿ ਬਾਸੁਰ; ਕੀਨੋ ਅਪਨੋ ਭਾਇਓ ॥੧॥ ਰਹਾਉ ॥
ਗੁਰ ਉਪਦੇਸੁ. ਸੁਨਿਓ ਨਹਿ ਕਾਨਨਿ; ਪਰ ਦਾਰਾ ਲਪਟਾਇਓ ॥
ਪਰ ਨਿੰਦਾ ਕਾਰਨਿ ਬਹੁ ਧਾਵਤ; ਸਮਝਿਓ ਨਹ. ਸਮਝਾਇਓ ॥੧॥
ਕਹਾ ਕਹਉ. ਮੈ ਅਪੁਨੀ ਕਰਨੀ; ਜਿਹ ਬਿਧਿ ਜਨਮੁ ਗਵਾਇਓ ॥
ਕਹਿ ਨਾਨਕ. ਸਭ ਅਉਗਨ ਮੋ ਮੈ; ਰਾਖਿ ਲੇਹੁ ਸਰਨਾਇਓ ॥੨॥੪॥੩॥੧੩॥੧੩੯॥੪॥੧੫੯॥

ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਰਾਗੁ ਜੈਜਾਵੰਤੀ ਮਹਲਾ ੯ ॥
ਰਾਮ ਸਿਮਰ. ਰਾਮ ਸਿਮਰ; ਇਹੈ ਤੇਰੈ ਕਾਜਿ ਹੈ ॥
ਮਾਇਆ ਕੋ ਸੰਗੁ ਤਿਆਗਿ; ਪ੍ਰਭ ਜੂ ਕੀ ਸਰਨਿ ਲਾਗ ॥
ਜਗਤ ਸੁਖ. ਮਾਨੁ ਮਿਥਿਆ; ਝੂਠੋ ਸਭ ਸਾਜੁ ਹੈ ॥੧॥ ਰਹਾਉ ॥
ਸੁਪਨੇ ਜਿਉ ਧਨੁ ਪਛਾਨੁ; ਕਾਹੇ ਪਰ ਕਰਤ ਮਾਨੁ ॥
ਬਾਰੂ ਕੀ ਭੀਤ ਜੈਸੇ; ਬਸੁਧਾ ਕੋ ਰਾਜੁ ਹੈ ॥੧॥
ਨਾਨਕ ਜਨ ਕਹਤ ਬਾਤ; ਬਿਨਸਿ ਜੈਹੈ ਤੇਰੋ ਗਾਤ ॥
ਛਿਨੁ ਛਿਨੁ ਕਰਿ ਗਇਓ ਕਾਲੁ; ਤੈਸੇ ਜਾਤੁ ਆਜੁ ਹੈ ॥੨॥੧॥

ਜੈਜਾਵੰਤੀ ਮਹਲਾ ੯ ॥
ਰਾਮ ਭਜੁ. ਰਾਮ ਭਜੁ; ਜਨਮੁ ਸਿਰਾਤੁ ਹੈ ॥
ਕਹਉ ਕਹਾ ਬਾਰ ਬਾਰ; ਸਮਝਤ ਨਹ. ਕਿਉ, ਗਵਾਰ ॥
ਬਿਨਸਤ. ਨਹ ਲਗੈ ਬਾਰ; ਓਰੇ ਸਮ ਗਾਤੁ ਹੈ ॥੧॥ ਰਹਾਉ ॥
ਸਗਲ ਭਰਮ ਡਾਰਿ ਦੇਹ; ਗੋਬਿੰਦ ਕੋ ਨਾਮੁ ਲੇਹ ॥
ਅੰਤਿ ਬਾਰ, ਸੰਗਿ ਤੇਰੇ; ਇਹੈ ਏਕ ਜਾਤੁ ਹੈ ॥੧॥
ਬਿਖਿਆ. ਬਿਖ ਜਿਉ ਬਿਸਾਰਿ; ਪ੍ਰਭ ਕੌ ਜਸੁ. ਹੀਏ ਧਾਰ ॥
ਨਾਨਕ ਜਨ ਕਹਿ ਪੁਕਾਰ; ਅਉਸਰੁ ਬਿਹਾਤੁ ਹੈ ॥੨॥੨॥

ਜੈਜਾਵੰਤੀ ਮਹਲਾ ੯ ॥
ਰੇ ਮਨ; ਕਉਨ ਗਤਿ ਹੋਇ ਹੈ ਤੇਰੀ ॥
ਇਹ ਜਗ ਮੈ. ਰਾਮ ਨਾਮੁ; ਸੋ ਤਉ. ਨਹੀ ਸੁਨਿਓ ਕਾਨ ॥
ਬਿਖਿਅਨ ਸਿਉ ਅਤਿ ਲੁਭਾਨਿ; ਮਤਿ. ਨਾਹਿਨ ਫੇਰੀ ॥੧॥ ਰਹਾਉ ॥
ਮਾਨਸ ਕੋ ਜਨਮੁ ਲੀਨ; ਸਿਮਰਨੁ. ਨਹ ਨਿਮਖ ਕੀਨ ॥
ਦਾਰਾ ਸੁਖ ਭਇਓ ਦੀਨ; ਪਗਹੁ ਪਰੀ ਬੇਰੀ ॥੧॥
ਨਾਨਕ ਜਨ. ਕਹਿ ਪੁਕਾਰਿ; ਸੁਪਨੈ ਜਿਉ ਜਗੁ ਪਸਾਰਿ ॥
ਸਿਮਰਤ ਨਹ ਕਿਉ. ਮੁਰਾਰਿ; ਮਾਇਆ ਜਾ ਕੀ ਚੇਰੀ ॥੨॥੩॥

ਜੈਜਾਵੰਤੀ ਮਹਲਾ ੯ ॥
ਬੀਤ ਜੈਹੈ. ਬੀਤ ਜੈਹੈ; ਜਨਮੁ ਅਕਾਜ ਰੇ ॥
ਨਿਸਦਿਨ. ਸੁਨਿ ਕੈ ਪੁਰਾਨ ॥ ਸਮਝਤ ਨਹ. ਰੇ ਅਜਾਨ ॥
ਕਾਲ ਤਉ ਪਹੂਚਿਓ ਆਨਿ; ਕਹਾ ਜੈਹੈ ਭਾਜਿ ਰੇ ॥੧॥ ਰਹਾਉ ॥
ਅਸਥਿਰੁ ਜੋ ਮਾਨਿਓ ਦੇਹ; ਸੋ ਤਉ ਤੇਰਉ. ਹੋਇ ਹੈ ਖੇਹ ॥
ਕਿਉ ਨ. ਹਰਿ ਕੋ ਨਾਮੁ ਲੇਹ; ਮੂਰਖ ਨਿਲਾਜ ਰੇ ॥੧॥
ਰਾਮ ਭਗਤਿ, ਹੀਏ ਆਨਿ; ਛਾਡਿ ਦੇ ਤੈ. ਮਨ ਕੋ ਮਾਨੁ ॥
ਨਾਨਕ ਜਨ ਇਹ ਬਖਾਨ; ਜਗ ਮੈ ਬਿਰਾਜੁ ਰੇ ॥੨॥੪॥

ੴ ਸਤਿਗੁਰ ਪ੍ਰਸਾਦਿ ॥ ਸਲੋਕ ਮਹਲਾ ੯ ॥
ਗੁਨ ਗੋਬਿੰਦ ਗਾਇਓ ਨਹੀ; ਜਨਮੁ ਅਕਾਰਥ ਕੀਨ ॥
ਕਹੁ ਨਾਨਕ. ਹਰਿ ਭਜੁ ਮਨਾ; ਜਿਹਿ ਬਿਧਿ ਜਲ ਕਉ ਮੀਨ ॥੧॥
ਬਿਖਿਅਨ ਸਿਉ ਕਾਹੇ ਰਚਿਓ; ਨਿਮਖ. ਨ ਹੋਹਿ ਉਦਾਸ ॥
ਕਹੁ ਨਾਨਕ. ਭਜੁ ਹਰਿ ਮਨਾ; ਪਰੈ ਨ. ਜਮ ਕੀ ਫਾਸ ॥੨॥
ਤਰਨਾਪੋ. ਇਉ ਹੀ ਗਇਓ; ਲੀਓ ਜਰਾ ਤਨੁ ਜੀਤਿ ॥
ਕਹੁ ਨਾਨਕ. ਭਜ ਹਰਿ ਮਨਾ; ਅਉਧ ਜਾਤੁ ਹੈ ਬੀਤਿ ॥੩॥
ਬਿਰਧ ਭਇਓ. ਸੂਝੈ ਨਹੀ; ਕਾਲੁ ਪਹੂਚਿਓ ਆਨ ॥
ਕਹੁ ਨਾਨਕ. ਨਰ ਬਾਵਰੇ; ਕਿਉ. ਨ ਭਜੈ ਭਗਵਾਨ ॥੪॥
ਧਨੁ ਦਾਰਾ ਸੰਪਤਿ ਸਗਲ; ਜਿਨਿ ਅਪੁਨੀ ਕਰਿ ਮਾਨਿ ॥
ਇਨ ਮੈ ਕਛੁ ਸੰਗੀ ਨਹੀ; ਨਾਨਕ. ਸਾਚੀ ਜਾਨਿ ॥੫॥
ਪਤਿਤ. ਉਧਾਰਨ ਭੈ ਹਰਨ; ਹਰਿ. ਅਨਾਥ ਕੇ ਨਾਥ ॥
ਕਹੁ ਨਾਨਕ. ਤਿਹ ਜਾਨੀਐ; ਸਦਾ ਬਸਤੁ ਤੁਮ ਸਾਥ ॥੬॥
ਤਨੁ ਧਨੁ ਜਿਹ ਤੋਕਉ ਦੀਓ; ਤਾਂ ਸਿਉ ਨੇਹੁ. ਨ ਕੀਨ ॥

ਕਹੁ ਨਾਨਕ. ਨਰ ਬਾਵਰੇ; ਅਬ ਕਿਉ ਡੋਲਤ ਦੀਨ ॥੭॥
ਤਨੁ ਧਨੁ ਸੰਪੈ ਸੁਖ ਦੀਓ; ਅਰੁ ਜਿਹ ਨੀਕੇ ਧਾਮ ॥
ਕਹੁ ਨਾਨਕ. ਸੁਨੁ ਰੇ ਮਨਾ; ਸਿਮਰਤ ਕਾਹਿ ਨ. ਰਾਮ ॥੮॥
ਸਭ ਸੁਖਦਾਤਾ ਰਾਮੁ ਹੈ; ਦੂਸਰ ਨਾਹਿਨ ਕੋਇ ॥
ਕਹੁ ਨਾਨਕ. ਸੁਨਿ ਰੇ ਮਨਾ; ਤਿਹ ਸਿਮਰਤ. ਗਤਿ ਹੋਇ ॥੯॥
ਜਿਹ ਸਿਮਰਤ. ਗਤਿ ਪਾਈਐ; ਤਿਹਿ ਭਜੁ ਰੇ ਤੈ ਮੀਤ ॥
ਕਹੁ ਨਾਨਕ. ਸੁਨ ਰੇ ਮਨਾ; ਅਉਧ ਘਟਤ ਹੈ ਨੀਤ ॥੧੦॥
ਪਾਂਚ ਤਤ ਕੋ ਤਨੁ ਰਚਿਓ; ਜਾਨਹੁ ਚਤੁਰ ਸੁਜਾਨ ॥
ਜਿਹ ਤੇ ਉਪਜਿਓ ਨਾਨਕਾ; ਲੀਨ ਤਾਹਿ ਮੈ ਮਾਨ ॥੧੧॥
ਘਟਿ ਘਟਿ ਮੈ ਹਰਿ ਜੂ ਬਸੈ; ਸੰਤਨ ਕਹਿਓ ਪੁਕਾਰਿ ॥
ਕਹੁ ਨਾਨਕ. ਤਿਹ ਭਜੁ ਮਨਾ; ਭਉ ਨਿਧਿ ਉਤਰਹਿ ਪਾਰਿ ॥੧੨॥
ਸੁਖੁ ਦੁਖੁ ਜਿਹ ਪਰਸੈ ਨਹੀ; ਲੋਭ ਮੋਹ ਅਭਿਮਾਨੁ ॥
ਕਹੁ ਨਾਨਕ. ਸੁਨ ਰੇ ਮਨਾ; ਸੋ ਮੂਰਤ ਭਗਵਾਨ ॥੧੩॥
ਉਸਤਤਿ ਨਿੰਦਿਆ ਨਾਹਿ ਜਿਹਿ; ਕੰਚਨ ਲੋਹ ਸਮਾਨਿ ॥
ਕਹੁ ਨਾਨਕ. ਸੁਨਿ ਰੇ ਮਨਾ; ਮੁਕਤਿ ਤਾਹਿ ਤੈ ਜਾਨਿ ॥੧੪॥
ਹਰਖ ਸੋਗ ਜਾ ਕੈ ਨਹੀ; ਬੈਰੀ ਮੀਤ ਸਮਾਨ ॥
ਕਹੁ ਨਾਨਕ. ਸੁਨਿ ਰੇ ਮਨਾ; ਮੁਕਤਿ ਤਾਹਿ ਤੈ ਜਾਨ ॥੧੫॥
ਭੈ ਕਾਹੂ ਕਉ ਦੇਤ ਨਹਿ; ਨਹਿ ਭੈ ਮਾਨਤ ਆਨਿ ॥
ਕਹੁ ਨਾਨਕ. ਸੁਨਿ ਰੇ ਮਨਾ; ਗਿਆਨੀ ਤਾਹਿ ਬਖਾਨਿ ॥੧੬॥
ਜਿਹਿ ਬਿਖਿਆ ਸਗਲੀ ਤਜੀ; ਲੀਓ ਭੇਖ ਬੈਰਾਗ ॥
ਕਹੁ ਨਾਨਕ. ਸੁਨ ਰੇ ਮਨਾ; ਤਿਹ ਨਰ ਮਾਥੈ ਭਾਗ ॥੧੭॥
ਜਿਹਿ ਮਾਇਆ ਮਮਤਾ ਤਜੀ; ਸਭ ਤੇ ਭਇਓ ਉਦਾਸ ॥
ਕਹੁ ਨਾਨਕ. ਸੁਨ ਰੇ ਮਨਾ; ਤਿਹ ਘਟਿ ਬ੍ਰਹਮ ਨਿਵਾਸੁ ॥੧੮॥
ਜਿਹਿ ਪ੍ਰਾਨੀ ਹਉਮੈ ਤਜੀ; ਕਰਤਾ ਰਾਮ ਪਛਾਨ ॥
ਕਹੁ ਨਾਨਕ. ਵਹੁ ਮੁਕਤਿ ਨਰੁ; ਇਹ ਮਨ ਸਾਚੀ ਮਾਨ ॥੧੯॥
ਭੈ ਨਾਸਨ. ਦੁਰਮਤਿ ਹਰਨ; ਕਲਿ ਮੈ ਹਰਿ ਕੋ ਨਾਮ ॥
ਨਿਸਦਿਨਿ ਜੋ ਨਾਨਕ ਭਜੈ; ਸਫਲ ਹੋਹਿ ਤਿਹ ਕਾਮ ॥੨੦॥
ਜਿਹਬਾ ਗੁਨ ਗੋਬਿੰਦ ਭਜਹੁ; ਕਰਨ ਸੁਨਹੁ ਹਰਿ ਨਾਮ ॥
ਕਹੁ ਨਾਨਕ. ਸੁਨ ਰੇ ਮਨਾ; ਪਰਹਿ ਨ ਜਮ ਕੈ ਧਾਮ ॥੨੧॥
ਜੋ ਪ੍ਰਾਨੀ ਮਮਤਾ ਤਜੈ; ਲੋਭ ਮੋਹ ਅਹੰਕਾਰ ॥
ਕਹੁ ਨਾਨਕ. ਆਪਨ ਤਰੈ; ਅਉਰਨ ਲੇਤ ਉਧਾਰ ॥੨੨॥

ਜਿਉ ਸੁਪਨਾ ਅਰੁ ਪੇਖਨਾ; ਐਸੇ ਜਗ ਕਉ ਜਾਨਿ ॥
ਇਨ ਮੈ ਕਛੁ ਸਾਚੋ ਨਹੀ; ਨਾਨਕ. ਬਿਨੁ ਭਗਵਾਨ ॥੨੩॥
ਨਿਸਿ ਦਿਨਿ ਮਾਇਆ ਕਾਰਨੇ; ਪ੍ਰਾਨੀ ਡੋਲਤ ਨੀਤ ॥
ਕੋਟਨ ਮੈ. ਨਾਨਕ ਕੋਊ; ਨਾਰਾਇਨ ਜਿਹ ਚੀਤਿ ॥੨੪॥
ਜੈਸੇ ਜਲ ਤੇ ਬੁਦਬੁਦਾ; ਉਪਜੈ ਬਿਨਸੈ ਨੀਤ ॥
ਜਗ ਰਚਨਾ ਤੈਸੇ ਰਚੀ; ਕਹੁ ਨਾਨਕ. ਸੁਨ ਮੀਤ ॥੨੫॥
ਪ੍ਰਾਨੀ ਕਛੂ. ਨ ਚੇਤਈ; ਮਦ ਮਾਇਆ ਕੈ ਅੰਧ ॥
ਕਹੁ ਨਾਨਕ. ਬਿਨੁ ਹਰਿ ਭਜਨ; ਪਰਤ ਤਾਹਿ ਜਮ ਫੰਧ ॥੨੬॥
ਜਉ ਸੁਖ ਕਉ ਚਾਹੈ ਸਦਾ; ਸਰਨਿ ਰਾਮ ਕੀ ਲੇਹ ॥
ਕਹੁ ਨਾਨਕ. ਸੁਨ ਰੇ ਮਨਾ; ਦੁਰਲਭ ਮਾਨੁਖ ਦੇਹ ॥੨੭॥
ਮਾਇਆ ਕਾਰਨਿ ਧਾਵਹੀ; ਮੂਰਖ ਲੋਗ ਅਜਾਨ ॥
ਕਹੁ ਨਾਨਕ. ਬਿਨੁ ਹਰਿ ਭਜਨਿ; ਬਿਰਥਾ ਜਨਮੁ ਸਿਰਾਨ ॥੨੮॥
ਜੋ ਪ੍ਰਾਨੀ. ਨਿਸਿ ਦਿਨਿ ਭਜੈ; ਰੂਪ ਰਾਮ ਤਿਹ ਜਾਨੁ ॥
ਹਰਿ ਜਨ ਹਰਿ ਅੰਤਰੁ ਨਹੀ; ਨਾਨਕ. ਸਾਚੀ ਮਾਨੁ ॥੨੯॥
ਮਨੁ ਮਾਇਆ ਮੈ ਫਧਿ ਰਹਿਓ; ਬਿਸਰਿਓ ਗੋਬਿੰਦ ਨਾਮ ॥
ਕਹੁ ਨਾਨਕ. ਬਿਨੁ ਹਰਿ ਭਜਨ; ਜੀਵਨ ਕਉਨੇ ਕਾਮ ॥੩੦॥
ਪ੍ਰਾਨੀ ਰਾਮ. ਨ ਚੇਤਈ; ਮਦਿ ਮਾਇਆ ਕੈ ਅੰਧ ॥
ਕਹੁ ਨਾਨਕ. ਹਰਿ ਭਜਨ ਬਿਨੁ; ਪਰਤ ਤਾਹਿ ਜਮ ਫੰਧ ॥੩੧॥
ਸੁਖ ਮੈ ਬਹੁ ਸੰਗੀ ਭਏ; ਦੁਖ ਮੈ ਸੰਗਿ. ਨ ਕੋਇ ॥
ਕਹੁ ਨਾਨਕ. ਹਰਿ ਭਜੁ ਮਨਾ; ਅੰਤਿ ਸਹਾਈ ਹੋਇ ॥੩੨॥
ਜਨਮ ਜਨਮ ਭਰਮਤ ਫਿਰਿਓ; ਮਿਟਿਓ ਨ. ਜਮ ਕੋ ਤ੍ਰਾਸੁ ॥
ਕਹੁ ਨਾਨਕ. ਹਰਿ ਭਜੁ ਮਨਾ; ਨਿਰਭੈ ਪਾਵਹਿ ਬਾਸੁ ॥੩੩॥
ਜਤਨ ਬਹੁਤੁ ਮੈ ਕਰਿ ਰਹਿਓ; ਮਿਟਿਓ ਨ. ਮਨ ਕੋ ਮਾਨੁ ॥
ਦੁਰਮਤਿ ਸਿਉ. ਨਾਨਕ ਫਧਿਓ; ਰਾਖਿ ਲੇਹੁ ਭਗਵਾਨਿ ॥੩੪॥
ਬਾਲ ਜੁਆਨੀ ਅਰੁ ਬਿਰਧ ਫੁਨਿ; ਤੀਨਿ ਅਵਸਥਾ ਜਾਨਿ ॥
ਕਹੁ ਨਾਨਕ. ਹਰਿ ਭਜਨ ਬਿਨੁ; ਬਿਰਥਾ ਸਭ ਹੀ ਮਾਨ ॥੩੫॥
ਕਰਣੋ ਹੁਤੋ. ਸੁ ਨਾ ਕੀਓ; ਪਰਿਓ ਲੋਭ ਕੈ ਫੰਧ ॥
ਨਾਨਕ. ਸਮਿਓ ਰਮਿ ਗਇਓ; ਅਬ ਕਿਉ ਰੋਵਤ ਅੰਧ ॥੩੬॥
ਮਨੁ ਮਾਇਆ ਮੈ ਰਮਿ ਰਹਿਓ; ਨਿਕਸਤ ਨਾਹਿਨਿ. ਮੀਤ ॥
ਨਾਨਕ. ਮੂਰਤਿ ਚਿਤ੍ਰ ਜਿਉ; ਛਾਡਿਤ ਨਾਹਨਿ ਭੀਤ ॥੩੭॥
ਨਰ ਚਾਹਤ ਕਛੁ ਅਉਰ; ਅਉਰੈ ਕੀ ਅਉਰੈ ਭਈ ॥

ਚਿਤਵਤ ਰਹਿਓ ਠਗਉਰ; ਨਾਨਕ. ਫਾਸੀ ਗਲਿ ਪਰੀ ॥੩੮॥
ਜਤਨ ਬਹੁਤ ਸੁਖ ਕੇ ਕੀਏ; ਦੁਖ ਕੋ ਕੀਓ. ਨ ਕੋਇ ॥
ਕਹੁ ਨਾਨਕ. ਸੁਨ ਰੇ ਮਨਾ; ਹਰਿ ਭਾਵੈ ਸੋ ਹੋਇ ॥੩੯॥
ਜਗਤੁ ਭਿਖਾਰੀ ਫਿਰਤੁ ਹੈ; ਸਭ ਕੋ ਦਾਤਾ ਰਾਮ ॥
ਕਹੁ ਨਾਨਕ. ਮਨ ਸਿਮਰੁ ਤਿਹ; ਪੂਰਨ ਹੋਵਹਿ ਕਾਮ ॥੪੦॥
ਝੂਠੈ ਮਾਨੁ. ਕਹਾ ਕਰੈ; ਜਗੁ ਸੁਪਨੇ ਜਿਉ ਜਾਨ ॥
ਇਨ ਮੈ ਕਛੁ ਤੇਰੋ ਨਹੀ; ਨਾਨਕ. ਕਹਿਓ ਬਖਾਨ ॥੪੧॥
ਗਰਬੁ ਕਰਤੁ ਹੈ ਦੇਹ ਕੋ; ਬਿਨਸੈ ਛਿਨ ਮੈ ਮੀਤਿ ॥
ਜਿਹਿ ਪ੍ਰਾਨੀ. ਹਰਿ ਜਸੁ ਕਹਿਓ; ਨਾਨਕ. ਤਿਹਿ ਜਗੁ ਜੀਤਿ ॥੪੨॥
ਜਿਹ ਘਟਿ ਸਿਮਰਨੁ ਰਾਮ ਕੋ; ਸੋ ਨਰੁ ਮੁਕਤਾ ਜਾਨੁ ॥
ਤਿਹਿ ਨਰ ਹਰਿ ਅੰਤਰੁ ਨਹੀ; ਨਾਨਕ. ਸਾਚੀ ਮਾਨੁ ॥੪੩॥
ਏਕ ਭਗਤਿ ਭਗਵਾਨ; ਜਿਹ ਪ੍ਰਾਨੀ ਕੈ ਨਾਹਿ ਮਨ ॥
ਜੈਸੇ ਸੂਕਰੁ ਸੁਆਨ; ਨਾਨਕ. ਮਾਨੋ ਤਾਹਿ ਤਨ ॥੪੪॥
ਸੁਆਮੀ ਕੋ ਗ੍ਰਿਹੁ ਜਿਉ ਸਦਾ; ਸੁਆਨ ਤਜਤ ਨਹੀ ਨਿਤ ॥
ਨਾਨਕ. ਇਹ ਬਿਧਿ ਹਰਿ ਭਜਉ; ਇਕ ਮਨ ਹੁਇ ਇਕਿ ਚਿਤ ॥੪੫॥
ਤੀਰਥ ਬਰਤ ਅਰੁ ਦਾਨ ਕਰਿ; ਮਨ ਮੈ ਧਰੈ ਗੁਮਾਨੁ ॥
ਨਾਨਕ. ਨਿਹਫਲ ਜਾਤ ਤਿਹ; ਜਿਉ ਕੁੰਚਰ ਇਸਨਾਨੁ ॥੪੬॥
ਸਿਰੁ ਕੰਪਿਓ, ਪਗ ਡਗਮਗੈ; ਨੈਨ ਜੋਤਿ. ਤੇ ਹੀਨ ॥
ਕਹੁ ਨਾਨਕ. ਇਹ ਬਿਧਿ ਭਈ; ਤਊ. ਨ ਹਰਿ ਰਸ ਲੀਨ ॥੪੭॥
ਨਿਜ ਕਰਿ ਦੇਖਿਓ. ਜਗਤੁ ਮੈ; ਕੋ ਕਾਹੂ ਕੋ ਨਾਹਿ ॥
ਨਾਨਕ. ਥਿਰੁ ਹਰਿ ਭਗਤਿ ਹੈ; ਤਿਹ ਰਾਖੋ ਮਨ ਮਾਹਿ ॥੪੮॥
ਜਗ ਰਚਨਾ ਸਭ ਝੂਠ ਹੈ; ਜਾਨਿ ਲੇਹੁ ਰੇ ਮੀਤ ॥
ਕਹਿ ਨਾਨਕ. ਥਿਰੁ ਨਾ ਰਹੈ; ਜਿਉ ਬਾਲੂ ਕੀ ਭੀਤ ॥੪੯॥
ਰਾਮ ਗਇਓ ਰਾਵਨੁ ਗਇਓ; ਜਾ ਕਉ ਬਹੁ ਪਰਵਾਰ ॥
ਕਹੁ ਨਾਨਕ. ਥਿਰੁ ਕਛੁ ਨਹੀ; ਸੁਪਨੇ ਜਿਉ ਸੰਸਾਰਿ ॥੫੦॥
ਚਿੰਤਾ. ਤਾ ਕੀ ਕੀਜੀਐ; ਜੋ ਅਨਹੋਨੀ ਹੋਇ ॥
ਇਹ ਮਾਰਗੁ ਸੰਸਾਰ ਕੋ; ਨਾਨਕ. ਥਿਰੁ ਨਹੀ ਕੋਇ ॥੫੧॥
ਜੋ ਉਪਜਿਓ. ਸੋ ਬਿਨਸਿ ਹੈ; ਪਰੋ ਆਜੁ ਕੇ ਕਾਲ ॥
ਨਾਨਕ. ਹਰਿ ਗੁਨ ਗਾਇ ਲੇ; ਛਾਡਿ ਸਗਲ ਜੰਜਾਲ ॥੫੨॥
ਦੋਹਰਾ ॥
ਬਲੁ ਛੁਟਕਿਓ, ਬੰਧਨ ਪਰੇ; ਕਛੂ ਨ ਹੋਤ ਉਪਾਇ ॥

ਕਹੁ ਨਾਨਕ. ਅਬ ਓਟ ਹਰਿ; ਗਜਿ ਜਿਉ ਹੋਹੁ ਸਹਾਇ ॥੫੩॥
ਬਲੁ ਹੋਆ ਬੰਧਨ ਛੁਟੇ; ਸਭ ਕਿਛੁ ਹੋਤ ਉਪਾਇ ॥
ਨਾਨਕ. ਸਭ ਕਿਛੁ ਤੁਮਰੈ ਹਾਥ ਮੈ; ਤੁਮ ਹੀ ਹੋਤ ਸਹਾਇ ॥੫੪॥
ਸੰਗ ਸਖਾ ਸਭ ਤਜਿ ਗਏ; ਕੋਊ. ਨ ਨਿਬਹਿਓ ਸਾਥ ॥
ਕਹੁ ਨਾਨਕ. ਇਹ ਬਿਪਤ ਮੈ; ਟੇਕ ਏਕ ਰਘਨਾਥ ॥੫੫॥
ਨਾਮੁ ਰਹਿਓ. ਸਾਧੂ ਰਹਿਓ; ਰਹਿਓ ਗੁਰ ਗੋਬਿੰਦ ॥
ਕਹੁ ਨਾਨਕ. ਇਹ ਜਗਤ ਮੈ; ਕਿਨ ਜਪਿਓ ਗੁਰ ਮੰਤੁ ॥੫੬॥
ਰਾਮ ਨਾਮੁ ਉਰਿ ਮੈ ਗਹਿਓ; ਜਾ ਕੈ ਸਮ. ਨਹੀ ਕੋਇ ॥
ਜਿਹ ਸਿਮਰਤ. ਸੰਕਟ ਮਿਟੈ; ਦਰਸੁ ਤੁਹਾਰੋ ਹੋਇ ॥੫੭॥੧॥

ਬੋਲੇ ਸੋ ਨਿਹਾਲ॥ ਸਤਿ ਸ੍ਰੀ ਅਕਾਲ॥
ਵਾਹਿਗੁਰੂ ਜੀ ਕਾ ਖਾਲਸਾ॥ ਵਾਹਿਗੁਰੂ ਜੀ ਕੀ ਫਤੇਹ॥